


ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ



ਜ਼ਿਆਰਤ ਕਰੋ ਸਿਰ ਝੁਕਾਓ ਆਂਸੂ ਬਹਾਓ ਪਿਆਰ ਮੇਂ ॥
ਦੋ ਬੱਚੇ ਜ਼ਿੰਦਾ ਦਫ਼ਨ ਹੈਂ ਸਰਹਿੰਦ ਕੀ ਦੀਵਾਰ ਮੇਂ ॥

ਲੇਖਕ
ਡਾ. ਪਰਮਵੀਰ ਸਿੰਘ

©

ਲੇਖਕ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ

ਸਾਲ : 2022

ਕਾਪੀਆਂ : 1000

ਕੀਮਤ : 20/-

ਪ੍ਰਕਾਸ਼ਕ :

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟ੍ਰਸਟ, ਉੱਤਰਾਖੰਡ।

ਪ੍ਰਿੰਟਰ : ਗੁਰੂਕਿਰਪਾ ਟ੍ਰੇਡਰਜ਼, ਦੇਹਰਾਦੂਨ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ

ਸਾਹਿਬਜ਼ਾਦਾ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ ਜੋ ਬਾਦਸ਼ਾਹ ਦੇ ਪੁੱਤਰ ਜਾਂ ਰਾਜਕੁਮਾਰ ਲਈ ਵਰਤਿਆ ਜਾਂਦਾ ਸੀ। ਸਿੱਖ ਧਰਮ ਵਿਚ ਇਹ ਸ਼ਬਦ ਗੁਰੂ ਪੁੱਤਰਾਂ ਨੂੰ ਸਤਿਕਾਰ ਸਹਿਤ ਸੰਬੋਧਨ ਕਰਨ ਲਈ ਵਰਤਿਆ ਜਾਂਦਾ ਹੈ। ਹੁਣ ਪ੍ਰਸ਼ਨ ਇਹ ਪੈਦਾ ਹੁੰਦਾ ਹੈ, ਕਿ ਕੀ ਸਮੂਹ ਗੁਰੂ-ਪੁੱਤਰਾਂ ਨੂੰ ਸਾਹਿਬਜ਼ਾਦੇ ਕਿਹਾ ਜਾ ਸਕਦਾ ਹੈ? ਇਸਦਾ ਜੁਆਬ ਹੈ - ਨਹੀਂ। ਜਿਹੜੇ ਗੁਰੂ-ਪੁੱਤਰਾਂ ਨੇ ਗੁਰੂ ਘਰ ਦੀ ਮਰਯਾਦਾ ਅਤੇ ਪਰੰਪਰਾ ਦਾ ਪਾਲਣ ਨਹੀਂ ਕੀਤਾ, ਉਨ੍ਹਾਂ ਨੂੰ ਗੁਰੂ ਸਾਹਿਬਾਨ ਨੇ ਆਪ ਹੀ ਮੂੰਹ ਨਹੀਂ ਲਾਇਆ। ਇਹ ਸ਼ਬਦ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰਾਂ ਨਾਲ ਜੁੜ ਕੇ ਅਜਿਹਾ ਪ੍ਰਚਲਿਤ ਹੋਇਆ ਹੈ ਕਿ ਕੇਵਲ ਉਨ੍ਹਾਂ ਨੂੰ ਹੀ ਆਮ ਤੌਰ 'ਤੇ ਇਸ ਲਕਬ ਨਾਲ ਸੰਬੋਧਨ ਕੀਤਾ ਜਾਂਦਾ ਹੈ।

ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਸਨ - ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ। ਇਨ੍ਹਾਂ ਚਾਰੇ ਸਾਹਿਬਜ਼ਾਦਿਆਂ ਨੇ ਆਪਣੇ ਜੀਵਨ ਵਿਚ ਅਜਿਹੇ ਕਾਰਨਾਮੇ ਕੀਤੇ ਕਿ ਇਨ੍ਹਾਂ ਨੂੰ ਸਮੇਂ ਤੇ ਸਥਾਨ ਵਿਚ ਸੰਕੁਚਿਤ ਕਰ ਕੇ ਨਹੀਂ ਦੇਖਿਆ ਜਾ ਸਕਦਾ। ਇਨ੍ਹਾਂ ਦੇ ਕਾਰਨਾਮੇ ਦੁਨਿਆਵੀ ਇਤਿਹਾਸ ਵਿਚ ਪੈੜਾਂ ਛੱਡਦੇ ਹੋਏ ਇਨ੍ਹਾਂ ਨੂੰ ਸਦੀਵੀ ਤੌਰ 'ਤੇ ਅਮਰ ਕਰ ਗਏ। ਚਾਰੇ ਸਾਹਿਬਜ਼ਾਦਿਆਂ ਨੂੰ ਧਰਮ ਵਿਚ ਦ੍ਰਿੜ੍ਹ ਰਹਿਣ ਦੀ ਜਿਹੜੀ ਸਿੱਖਿਆ ਦਿੱਤੀ ਗਈ ਸੀ, ਸਭਨਾਂ ਨੇ ਉਸ ਦਾ ਆਪੋ-ਆਪਣੇ ਤਰੀਕੇ ਨਾਲ ਦ੍ਰਿੜ੍ਹਤਾ ਪੂਰਬਕ ਪਾਲਣ ਕੀਤਾ। ਇਨ੍ਹਾਂ ਨੇ ਕਦੇ ਕਿਸੇ ਨੂੰ ਸਿੱਖਿਆਦਾਇਕ ਵਚਨ ਨਹੀਂ ਬੋਲੇ ਸਨ ਪਰ ਇਹਨਾਂ ਨੇ ਜਿਹੜੇ ਕਾਰਜ ਕੀਤੇ ਉਨ੍ਹਾਂ ਤੋਂ ਸਮੁੱਚਾ ਮਾਨਵੀ ਸਮਾਜ ਸਿੱਖਿਆ ਅਤੇ ਪ੍ਰੇਰਨਾ ਗ੍ਰਹਿਣ ਕਰਦਾ ਹੈ; ਭਾਵ ਇਨ੍ਹਾਂ ਦੀ ਕਰਨੀ ਹੀ ਕਬਨ ਦਾ ਰੂਪ ਧਾਰਨ ਕਰ ਗਈ ਸੀ। ਅਮਲ ਦੀ ਇਸ ਸਿੱਖਿਆ ਵਿਚ ਵੱਡੇ ਸਾਹਿਬਜ਼ਾਦਿਆਂ ਨੇ ਧਰਮ ਦੀ ਖ਼ਾਤਰ ਰਣ ਖੇਤਰ ਵਿਚ ਜੁਝਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਅਤੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਪ੍ਰਤੀ ਦ੍ਰਿੜ੍ਹਤਾ ਦਿਖਾਉਂਦਿਆਂ ਸ਼ਹੀਦੀ ਦੇ ਦਿੱਤੀ ਸੀ ਪਰ ਇਹਨਾਂ ਨੇ ਜ਼ੁਲਮ ਅਤੇ ਜ਼ਾਲਮ ਦੀ ਈਨ ਨਾ ਮੰਨੀ।

ਵੱਡੇ ਸਾਹਿਬਜ਼ਾਦੇ

ਗੁਰੂ ਨਾਨਕ ਦੇਵ ਜੀ ਨੇ ਇਕ ਸੰਘਰਸ਼ਸ਼ੀਲ ਸਮਾਜ ਦੀ ਸਿਰਜਣਾ ਕੀਤੀ ਸੀ। ਇਹਨਾਂ ਦੀ ਸਿੱਖਿਆ ਦਾ ਪ੍ਰਸਾਰ ਕਰਦੇ ਹੋਏ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ

ਹਥਿਆਰਬੰਦ ਯੁੱਧ ਦੀ ਸ਼ੁਰੂਆਤ ਕੀਤੀ ਜਿਹੜੀ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਪ੍ਰਚੰਡ ਰੂਪ ਧਾਰਨ ਕਰ ਗਈ ਸੀ। ਨਿਸ਼ਚਿਤ ਤੌਰ 'ਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਸਿੱਖਾਂ ਦੇ ਦਿਲਾਂ ਵਿਚ ਜੰਗਾਂ-ਯੁੱਧਾਂ ਲਈ ਜੁਝਣ ਦੀ ਪ੍ਰੇਰਨਾ ਅਤੇ ਇਸ ਦੇ ਅਭਿਆਸ ਵਿਚ ਤੀਬਰਤਾ ਆਈ ਸੀ। ਉਸ ਸਮੇਂ ਵਰਤੋਂ ਵਿਚ ਆ ਰਹੇ ਹਥਿਆਰ ਇਕੱਤਰ ਕੀਤੇ ਜਾਣ ਲੱਗੇ, ਅਭਿਆਸ ਲਈ ਫ਼ੌਜੀ ਖੇਡਾਂ ਕੀਤੀਆਂ ਜਾਣ ਲੱਗੀਆਂ, ਗਤਕੇ ਦੀ ਸਿੱਖਿਆ ਸਿੱਖ ਜੀਵਨਜਾਚ ਦਾ ਅੰਗ ਬਣੀ ਜਿਹੜੀ ਕਿ ਪਿੱਛੋਂ ਜਾ ਕੇ ਖ਼ਾਲਸਈ ਸ਼ਸਤਰ ਵਿੰਦਿਆ ਦਾ ਮੂਲ ਆਧਾਰ ਬਣੀ। ਸਰੀਰਕ ਬਲ ਪੈਦਾ ਕਰਨ ਲਈ ਅਖ਼ਾੜੇ ਕਾਇਮ ਕੀਤੇ ਗਏ। ਸ਼ਿਕਾਰ ਖੇਡਣ ਦੀ ਰੁਚੀ ਅਤੇ ਪ੍ਰੇਰਨਾ ਪੈਦਾ ਕੀਤੀ ਗਈ। ਨਗਾਰੇ ਨੂੰ ਸਿੱਖ ਜੀਵਨਜਾਚ ਦਾ ਅੰਗ ਬਣਾ ਕੇ ਸ਼ਾਹੀ ਫ਼ੌਜੀ ਪਰੰਪਰਾਵਾਂ ਦਾ ਆਰੰਭ ਕੀਤਾ ਗਿਆ। ਅਜਿਹੇ ਮੌਕੇ ਸਾਹਿਬਜ਼ਾਦੇ ਕਿਵੇਂ ਅਲੱਗ ਰਹਿ ਸਕਦੇ ਸਨ? ਸਾਹਿਬਜ਼ਾਦਿਆਂ ਨੇ ਆਪ ਅਜਿਹੇ ਅਭਿਆਸਾਂ ਵਿਚ ਰੁਚੀ ਦਿਖਾਈ ਤਾਂ ਉਨ੍ਹਾਂ ਦੀ ਇਸ ਰੁਚੀ ਨੂੰ ਹੋਰ ਵਧੇਰੇ ਸੁਚਾਰੂ ਰੂਪ ਵਿਚ ਪ੍ਰਫੁੱਲਿਤ ਕਰਨ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਤੀਰ-ਅੰਦਾਜ਼ੀ, ਘੋੜ-ਸਵਾਰੀ ਆਦਿ ਵੱਖ-ਵੱਖ ਖੇਤਰਾਂ ਦੇ ਮਾਹਿਰ ਉਸਤਾਦਾਂ ਦੀਆਂ ਸੇਵਾਵਾਂ ਹਾਸਲ ਕੀਤੀਆਂ। ਸ਼ਮਸ਼ੇਰ ਸਿੰਘ ਅਸ਼ੋਕ ਦੱਸਦੇ ਹਨ ਹੈ ਕਿ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ, ਜੋ ਉਸ ਸਮੇਂ ਜਵਾਨੀ ਦੀ ਦਹਿਲੀਜ਼ 'ਤੇ ਪੈਰ ਰੱਖ ਰਹੇ ਸਨ, ਨੇ 13-14 ਸਾਲ ਦੀ ਉਮਰ ਤੋਂ ਹੀ ਅਸਤ੍ਰ-ਸ਼ਸਤ੍ਰ ਚਲਾਉਣ ਵਿਚ ਮੁਹਾਰਤ ਹਾਸਲ ਕਰ ਲਈ ਸੀ। ਸਹਿਜੇ-ਸਹਿਜੇ ਉਹ ਗੁਰੂ-ਪਿਤਾ ਨਾਲ ਸ਼ਾਮਲ ਹੋ ਕੇ ਅਜ਼ਾਦੀ ਦੇ ਜੰਗਾਂ-ਯੁੱਧਾਂ ਵਿਚ ਪੂਰਾ-ਪੂਰਾ ਹਿੱਸਾ ਲੈਣ ਲੱਗੇ।

1687 ਈਸਵੀ ਵਿਚ ਪਾਉਂਟਾ ਸਾਹਿਬ ਵਿਖੇ ਜਨਮੇ ਸਾਹਿਬਜ਼ਾਦਾ ਅਜੀਤ ਸਿੰਘ ਉਮਰ ਵਿਚ ਸਭ ਤੋਂ ਵੱਡੇ ਸਨ। ਫ਼ੌਜੀ ਜੰਗਾਂ-ਯੁੱਧਾਂ ਦਾ ਅਭਿਆਸ ਕਰਨ ਦੇ ਨਾਲ-ਨਾਲ ਆਪ ਜੀ ਅਨੰਦਪੁਰ ਸਾਹਿਬ ਪਾਸ ਹੋਈਆਂ ਛੋਟੀਆਂ-ਵੱਡੀਆਂ ਲੜਾਈਆਂ ਵਿਚ ਹਿੱਸਾ ਲੈਣ ਲੱਗੇ। ਇਸ ਸੰਬੰਧੀ ਇਕ ਘਟਨਾ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਮਿਲਦਾ ਹੈ ਕਿ 1699 ਈ. ਵਿਚ ਪੋਠੋਹਾਰ ਤੋਂ ਆਈ ਸੰਗਤ ਨੂੰ ਨੂਹ ਪਿੰਡ ਦੇ ਰੰਘੜਾਂ ਨੇ ਲੁੱਟ ਲਿਆ ਸੀ। ਸੰਗਤ ਨੇ ਅਨੰਦਪੁਰ ਸਾਹਿਬ ਵਿਖੇ ਆ ਕੇ ਜਦੋਂ ਇਸ ਘਟਨਾ ਦੀ ਜਾਣਕਾਰੀ ਗੁਰੂ ਗੋਬਿੰਦ ਸਿੰਘ ਜੀ ਦਿੱਤੀ ਤਾਂ ਅਗਲੇ ਦਿਨ ਗੁਰੂ ਜੀ ਨੇ ਆਪਣੇ ਸਾਹਿਬਜ਼ਾਦੇ ਅਜੀਤ ਸਿੰਘ ਦੀ ਅਗਵਾਈ ਵਿਚ ਉਦੈ ਸਿੰਘ ਸਮੇਤ ਸੌ ਸਿੰਘਾਂ ਲੁਟੇਰਿਆਂ ਨੂੰ ਸੋਧਣ ਲਈ ਭੇਜੇ। ਸਾਹਿਬਜ਼ਾਦੇ ਦੀ ਅਗਵਾਈ ਵਿਚ ਸਿੰਘਾਂ ਨੇ ਨੂਹ ਪਿੰਡ 'ਤੇ ਹਮਲਾ ਕਰਕੇ ਉਥੋਂ ਦੇ ਚੌਧਰੀ ਕੇਸ਼ੋਰਾਮ ਰੰਘੜ ਨੂੰ ਫੜ ਲਿਆ ਅਤੇ ਉਸ ਨੂੰ ਅਨੰਦਪੁਰ ਸਾਹਿਬ ਵਿਖੇ ਆਪਣੀ ਗਲਤੀ ਮੰਨਣ ਕਰਕੇ ਛੱਡ

ਦਿੱਤਾ। ਇਸੇ ਤਰ੍ਹਾਂ ਦੀ ਹੀ ਇਕ ਹੋਰ ਲੜਾਈ ਵਿਚ ਜਦੋਂ ਪਹਾੜੀ ਰਾਜਿਆਂ ਨੇ ਇਕ ਵਾਰ ਜਮਤੁਲਾ ਗੁੱਜਰ ਦੀ ਸਹਾਇਤਾ ਨਾਲ ਅਨੰਦਪੁਰ 'ਤੇ ਹਮਲਾ ਕੀਤਾ ਤਾਂ ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾਂ ਨੇ ਉਸ ਦਾ ਡੱਟ ਕੇ ਮੁਕਾਬਲਾ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ ਅਤੇ ਜਮਤੁਲਾ ਗੁੱਜਰ ਨੂੰ ਮਾਰ ਦਿੱਤਾ। ਇਸ ਯੁੱਧ ਵਿਚ ਇਕ ਹਿੱਸੇ ਦੀ ਕਮਾਨ ਸਾਹਿਬਜ਼ਾਦਾ ਅਜੀਤ ਸਿੰਘ ਦੇ ਹੱਥ ਸੀ ਜਿਸ ਨੇ ਚਾਰ ਹਜ਼ਾਰ ਮਲਵਈ ਸਿੰਘਾਂ ਦੀ ਸਹਾਇਤਾ ਨਾਲ ਦੁਸ਼ਮਣ 'ਤੇ ਹਮਲਾ ਕਰਕੇ ਆਪਣੀ ਬਹਾਦਰੀ ਦੇ ਜੌਹਰ ਦਿਖਾਏ ਸਨ। ਇਨ੍ਹਾਂ ਜੰਗਾਂ-ਯੁੱਧਾਂ ਦੇ ਅਭਿਆਸ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਦੇ ਮਨ ਵਿਚ ਦੁਸ਼ਮਣ ਨਾਲ ਲੜਨ ਦੀ ਦ੍ਰਿੜ੍ਹਤਾ ਪੈਦਾ ਹੋਈ ਅਤੇ ਮਨ ਵਿਚ ਇਕ ਜੁਝਾਰੂ ਜਰਨੈਲ ਦੇ ਗੁਣਾਂ ਦਾ ਵਿਕਾਸ ਹੋ ਰਿਹਾ ਸੀ।

ਅਨੰਦਪੁਰ ਸਾਹਿਬ ਵਿਖੇ ਗੁਰਬਾਣੀ ਅਧਿਐਨ ਅਤੇ ਸ਼ਸਤ੍ਰ ਵਿੱਦਿਆ ਦਾ ਅਭਿਆਸ ਸਿੱਖਾਂ ਦੀ ਜੀਵਨਜਾਚ ਦਾ ਅਟੁੱਟ ਅੰਗ ਸਨ। ਗੁਰਬਾਣੀ ਦਾ ਅਧਿਐਨ ਗੁਰਮਤਿ ਦੀ ਸਿੱਖਿਆ ਪ੍ਰਪੱਕ ਕਰਦੀ ਅਤੇ ਸ਼ਸਤ੍ਰ ਵਿੱਦਿਆ ਗੁਰਮਤਿ ਦੀ ਸਿੱਖਿਆ ਤੇ ਦ੍ਰਿੜ੍ਹਤਾ ਪੂਰਬਕ ਪਹਿਰਾ ਦੇਣ ਦੀ ਪ੍ਰੇਰਨਾ ਪੈਦਾ ਕਰਦੀ ਹੈ। ਯੁੱਧ-ਨੀਤੀ ਦਾ ਅਭਿਆਸ ਧਾਰਮਿਕ ਕਦਰਾਂ-ਕੀਮਤਾਂ ਨੂੰ ਦ੍ਰਿੜ੍ਹ ਕਰਾਉਣ ਅਤੇ ਇਨ੍ਹਾਂ ਨੂੰ ਬਚਾਉਣ ਲਈ ਕੀਤਾ ਜਾਂਦਾ ਹੈ। “ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ” ਦੀ ਸਿੱਖਿਆ ਨੂੰ ਅਮਲੀ ਜਾਮਾ ਪਹਿਨਾਉਣ ਦੀ ਤਿਆਰੀ ਹੋ ਰਹੀ ਸੀ। ਵਡੇਰਿਆਂ ਦੁਆਰਾ ਦਿਖਾਈ ਨਿਡਰਤਾ ਅਤੇ ਕੁਰਬਾਨੀ ਦੀ ਪ੍ਰੇਰਨਾ ਖੂਨ ਵਿਚ ਰਚੀ-ਮਿਚੀ ਹੋਈ ਸੀ, ਇਸ ਨੂੰ ਉਜਾਗਰ ਕਰਨ ਦੀ ਲੋੜ ਸੀ। ਸਾਹਿਬਜ਼ਾਦਿਆਂ ਨੂੰ ਅਜਿਹੀ ਸਿੱਖਿਆ ਅਤੇ ਪ੍ਰੇਰਨਾ ਵਿਚ ਦ੍ਰਿੜ੍ਹ ਕਰਾਉਣ ਲਈ ਗੁਰਬਾਣੀ ਅਧਿਐਨ ਅਤੇ ਯੁੱਧ-ਕਲਾ ਦਾ ਅਭਿਆਸ ਇਕੱਠੇ ਤੌਰ 'ਤੇ ਕਰਵਾਏ ਜਾ ਰਹੇ ਸਨ। ਬਾਣੀ ਤੇ ਬਾਣੇ ਦੀ ਰੱਖਿਆ ਲਈ ਪ੍ਰਪੱਕ ਕੀਤੇ ਜਾ ਰਹੇ ਧਰਮ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਪੂਰਵ ਗੁਰੂ ਸਾਹਿਬਾਨ ਦੀ ਸਿੱਖਿਆ ਅਤੇ ਸਿਧਾਂਤ 'ਤੇ ਪ੍ਰਪੱਕ ਹੋ ਰਹੇ ਸਨ। ਵਿਰਾਸਤ ਵਿਚ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਮੀਰੀ-ਪੀਰੀ ਦਾ ਸਿਧਾਂਤ ਇਹਨਾਂ ਦਾ ਮਾਰਗ ਦਰਸ਼ਨ ਕਰ ਰਿਹਾ ਸੀ। ਦਾਦੀ ਮਾਤਾ ਗੁਜਰੀ ਜੀ ਦੁਆਰਾ ਸੁਣਾਈਆਂ ਜਾ ਰਹੀਆਂ ਸਾਖੀਆਂ ਮਨ ਵਿਚ ਜ਼ੁਲਮ ਵਿਰੁੱਧ ਖੜੇ ਹੋਣ ਅਤੇ ਧਰਮ ਦੇ ਮਾਰਗ 'ਤੇ ਚੱਲਦੇ ਹੋਏ ਆਪਣਾ ਜੀਵਨ ਕੁਰਬਾਨ ਕਰਨ ਦੀ ਪ੍ਰੇਰਨਾ ਪੈਦਾ ਕਰ ਰਹੀਆਂ ਸਨ। ਗੁਰੂ ਸਾਹਿਬਾਨ ਦੀ ਵਿਰਾਸਤ ਮਨ ਵਿਚ ਪ੍ਰਭੂ ਪ੍ਰਤੀ ਪ੍ਰੇਮ ਅਤੇ ਸਦਾਚਾਰ ਦੀ ਭਾਵਨਾ ਪੈਦਾ ਕਰ ਰਹੀ ਸੀ ਅਤੇ ਯੁੱਧ ਦੇ ਮੈਦਾਨ ਦੀ ਸਿੱਖਿਆ ਇਕ ਸੂਰਬੀਰ ਵਾਲੇ ਗੁਣਾਂ ਨੂੰ ਵਿਕਸਿਤ ਕਰਨ ਵਿਚ ਸਹਾਈ ਹੋ ਰਹੀ ਸੀ।

ਸਾਹਿਬਜ਼ਾਦਾ ਅਜੀਤ ਸਿੰਘ ਵਿਚ ਅਜਿਹੇ ਗੁਣਾਂ ਦੇ ਹੋਏ ਵਿਕਾਸ ਨੂੰ ਮੁੱਖ ਰੱਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਉਸ ਨੂੰ ਨੈਤਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਜਰਨੈਲ ਦੇ ਰੂਪ ਵਿਚ ਜ਼ਾਲਮ ਨੂੰ ਸੋਧਣ ਲਈ ਭੇਜਦੇ ਸਨ। ਆਮ ਲੋਕਾਂ ਨੂੰ ਵੀ ਇਹ ਵਿਸ਼ਵਾਸ ਪ੍ਰਾਪਤ ਹੋ ਗਿਆ ਸੀ ਕਿ ਸਮੇਂ ਦੀ ਹਕੂਮਤ ਦੇ ਜ਼ਾਬਰ ਹਾਕਮਾਂ ਤੋਂ ਇਨਸਾਫ਼ ਮਿਲਣ ਦੀ ਕੋਈ ਆਸ ਬਾਕੀ ਨਹੀਂ ਪਰ ਗੁਰੂ-ਘਰ ਕੀਤੀ ਫ਼ਰਿਆਦ ਕਦੇ ਖਾਲੀ ਨਹੀਂ ਜਾਂਦੀ। ਜ਼ਾਲਮ ਹਾਕਮਾਂ ਬਾਰੇ ਜਦੋਂ ਵੀ ਕੋਈ ਫ਼ਰਿਆਦੀ ਗੁਰੂ-ਦਰਬਾਰ ਆਉਂਦਾ ਤਾਂ ਗੁਰੂ ਜੀ ਉਸ ਨੂੰ ਯਥਾ ਯੋਗ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕਰਦੇ ਸਨ। ਇਸੇ ਤਰ੍ਹਾਂ ਇਕ ਵਾਰ ਹੁਸ਼ਿਆਰਪੁਰ ਦੇ ਰਹਿਣ ਵਾਲੇ ਦੇਵਦਾਸ ਨਾਮਕ ਸਾਰਸੁਤ ਬ੍ਰਾਹਮਣ ਨੇ ਆ ਕੇ ਫ਼ਰਿਆਦ ਕੀਤੀ ਕਿ ਮੈਂ ਆਪਣਾ ਮੁਕਲਾਵਾ ਲੈ ਕੇ ਆਉਂਦੇ ਹੋਏ ਜਦੋਂ ਬਸੀ ਪਿੰਡ ਕੋਲੋਂ ਲੰਘਿਆ ਤਾਂ ਉੱਥੇ ਦੇ ਸਰਦਾਰ ਜਾਬਰ ਖ਼ਾਨ ਪਠਾਣ ਨੇ ਜ਼ਬਰਦਸਤੀ ਮੇਰੀ ਪਤਨੀ ਦਾ ਡੋਲਾ ਮੈਥੋਂ ਖੋਹ ਲਿਆ ਅਤੇ ਪਿੰਡ ਦੇ ਹਾਕਮਾਂ ਚੌਧਰੀਆਂ ਪਾਸ ਫ਼ਰਿਆਦ ਕਰਨ ਤੇ ਵੀ ਕੋਈ ਸਹਾਇਤਾ ਨਹੀਂ ਮਿਲੀ। ਹੁਣ ਮੈਂ ਤੁਹਾਡੇ ਕੋਲ ਸਹਾਇਤਾ ਲਈ ਬੇਨਤੀ ਲੈ ਰਿਹਾ ਹੋਇਆ ਹਾਂ। ਜਦੋਂ ਗੁਰੂ ਜੀ ਨੇ ਉਸ ਬ੍ਰਾਹਮਣ ਦੀ ਫ਼ਰਿਆਦ ਸੁਣੀ ਤਾਂ ਆਪਣੇ ਸਾਹਿਬਜ਼ਾਦੇ ਅਜੀਤ ਸਿੰਘ ਨੂੰ ਦੋ ਸੌ ਘੋੜ ਸਵਾਰ ਦੇ ਕੇ ਉਸ ਨਾਲ ਤੋਰਦੇ ਹੋਏ ਹੁਕਮ ਕੀਤਾ ਕਿ ਜਾਬਰ ਖ਼ਾਨ ਸਮੇਤ ਏਸ ਬ੍ਰਾਹਮਣ ਦੀ ਇਸਤਰੀ ਨੂੰ ਮੇਰੇ ਪਾਸ ਲੈ ਆਉ। ਜੇ ਕੋਈ ਮੁਕਾਬਲਾ ਕਰੇ ਤਾਂ ਸ਼ੇਰ ਵਾਲੇ ਗੁਣਾਂ ਦਾ ਪ੍ਰਗਟਾਵਾ ਕਰੇ। ਸਾਹਿਬਜ਼ਾਦੇ ਨੇ ਆਪਣੇ ਪਿਤਾ ਗੁਰੂ ਜੀ ਦੀ ਆਗਿਆ ਮੰਨ ਕੇ ਸਤਲੁਜ ਦਰਿਆ ਪਾਰ ਕਰਕੇ ਦਿਨ ਚੜ੍ਹਨ ਤੋਂ ਪਹਿਲਾਂ ਹੀ ਸੁੱਤੇ ਪਏ ਪਠਾਣ ਜਾ ਦਬਾਏ, ਕਈ ਪਠਾਣਾਂ ਨੂੰ ਮਾਰ ਦਿੱਤਾ ਗਿਆ, ਕੁੱਝ ਜ਼ਖ਼ਮੀ ਹੋ ਗਏ ਅਤੇ ਕੁੱਝ ਡਰਦੇ ਹੋਏ ਭੱਜ ਗਏ। ਸਾਹਿਬਜ਼ਾਦਾ ਅਜੀਤ ਸਿੰਘ ਨੇ ਜਾਬਰ ਖ਼ਾਨ ਨੂੰ ਬ੍ਰਾਹਮਣੀ ਸਮੇਤ ਫੜ ਕੇ ਅਨੰਦਪੁਰ ਲੈ ਆਂਦਾ। ਇਨਸਾਫ਼ ਪਸੰਦ ਗੁਰੂ ਜੀ ਨੇ ਬ੍ਰਾਹਮਣੀ ਬ੍ਰਾਹਮਣ ਨੂੰ ਦੇ ਕੇ ਉਸ ਦੇ ਭਾਈਚਾਰੇ ਵਿਚ ਮਿਲਾਈ ਤੇ ਜਾਬਰ ਖ਼ਾਨ ਨੂੰ ਬੇਬੇ ਤੀਰਾਂ ਦੀ ਮਾਰ ਨਾਲ ਮਰਵਾ ਦਿੱਤਾ। ਅਨੰਦਪੁਰ ਸਾਹਿਬ ਵਿਖੇ ਅਰੰਭ ਹੋਏ ਜੰਗਾਂ-ਯੁੱਧਾਂ ਨੇ ਸਿੱਖਾਂ ਨੂੰ ਚੇਤੰਨ ਕਰ ਦਿੱਤਾ ਸੀ ਕਿ ਆਉਣ ਵਾਲਾ ਸਮਾਂ ਕੰਡਿਆਲੇ ਮਾਰਗ ਵੱਲ ਜਾ ਰਿਹਾ ਹੈ। ਬੇਈਮਾਨੀ ਅਤੇ ਜ਼ੁਲਮ ਦੇ ਰਾਜ ਵਿਚ ਸੱਚਾਈ ਦੇ ਮਾਰਗ 'ਤੇ ਤੁਰਨ ਵਾਲਿਆਂ ਨੂੰ ਅਖੀਰ ਇਹ ਮਾਰਗ ਧਾਰਨ ਕਰਨਾ ਪੈਂਦਾ ਹੈ। ਗੁਰੂ ਅਰਜਨ ਦੇਵ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਸ਼ਹਾਦਤਾਂ ਨਾਲ ਸਿੱਖ ਜੀਵਨਜਾਚ ਵਿਚ ਨਵਾਂ ਮੋੜ ਆਇਆ ਸੀ, ਜਿਵੇਂ, ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ ਵਿਚ ਪੈਦਾ ਹੋਈ ਉਦਾਸੀ ਨੂੰ ਦੂਰ ਕਰਨ ਲਈ ਗੁਰੂ ਹਰਿਗੋਬਿੰਦ ਜੀ ਨੇ ਹਥਿਆਰਬੰਦ

ਸੰਘਰਸ਼ ਆਰੰਭ ਕੀਤਾ ਸੀ ਉਸੇ ਤਰ੍ਹਾਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਿੱਖਾਂ ਵਿਚ ਪੈਦਾ ਹੋਈ ਉਦਾਸੀ ਅਤੇ ਬੇਚੈਨੀ ਨੂੰ ਚੜ੍ਹਦੀਕਲਾ ਵਿਚ ਬਦਲਣ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ ਜਿਹੜੀ ਕਿ ਜਬਰ ਅਤੇ ਜ਼ੁਲਮ ਦਾ ਟਾਕਰਾ ਕਰਨ ਲਈ ਪ੍ਰਚੰਡ ਸੰਘਰਸ਼ ਦੀ ਸ਼ੁਰੂਆਤ ਸੀ। ਇਸ ਸੰਘਰਸ਼ ਵਿਚ ਜਿੱਥੇ ਗੁਰੂ ਸਾਹਿਬ ਨੇ ਸਿੱਖ ਕੌਮ ਦੀ ਅਗਵਾਈ ਕੀਤੀ ਸੀ ਉੱਥੇ ਆਪਣੇ ਸਾਹਿਬਜ਼ਾਦਿਆਂ ਵਿਚ ਨਿਰਭੈਤਾ ਦੇ ਅਜਿਹੇ ਗੁਣ ਉਜਾਗਰ ਕਰ ਦਿੱਤੇ ਕਿ ਜਰਨੈਲਾਂ ਵਾਂਗ ਹਰ ਮੁਹਿੰਮ ਦੀ ਅਗਵਾਈ ਕਰਦੇ ਹੋਏ ਉਹ ਜਾਲਮਾਂ ਦੇ ਮੂੰਹ ਮੋੜਨ ਲਈ ਰਣ ਭੂਮੀ ਵਿਚ ਜੁਝਣ ਲੱਗੇ ਸਨ। ਅਨੰਦਪੁਰ ਦੇ ਇਕ ਯੁੱਧ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਦੁਆਰਾ ਕੀਤੀ ਅਗਵਾਈ ਦਾ ਵਰਨਨ ਕਰਦੇ ਹੋਏ ਕਵੀ ਸੈਨਾਪਤਿ ਲਿਖਦਾ ਹੈ :

ਤਬ ਹੀ ਬਚਨ ਪਾਇ ਚੜ੍ਹਿਓ ਨਗਾਰਾ ਬਜਾਇ,
 ਸੁਆਰ ਭਯੋ ਜੀਤ ਸਿੰਘ ਜੁਧ ਕੇ ਕਰਨ ਕੋ।
 ਸਿੰਘਨ ਕੋ ਸਾਥ ਲੀਏ ਮੁਹਰੇ ਨਿਸ਼ਾਨ ਦੀਏ,
 ਬਾਂਧਿਓ ਹੈ ਖੜਗ ਸੀਸ ਦੂਤ ਕੇ ਧਰਨ ਕੋ।

ਛੋਟੀ ਉਮਰੇ ਹੀ ਸਾਹਿਬਜ਼ਾਦਾ ਅਜੀਤ ਸਿੰਘ ਦੁਆਰਾ ਜੰਗਾਂ-ਯੁੱਧਾਂ ਵਿਚ ਹਿੱਸਾ ਲੈਣਾ ਅਤੇ ਸੂਰਬੀਰਤਾ ਦੇ ਜੌਹਰ ਦਿਖਾਉਣਾ ਹਰ ਆਮ-ਖ਼ਾਸ ਅਤੇ ਦੁਸ਼ਮਣ ਦੇ ਜਰਨੈਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ। ਸਾਹਿਬਜ਼ਾਦਾ ਇੰਨੀ ਬਹਾਦਰੀ ਅਤੇ ਫੁਰਤੀ ਨਾਲ ਜੁਝਦਾ ਹੋਇਆ ਜੰਗ ਦੇ ਮੈਦਾਨ ਵਿਚ ਪ੍ਰਵੇਸ਼ ਕਰਦਾ ਕਿ ਦੁਸ਼ਮਣ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪੈ ਜਾਂਦਾ ਸੀ। ਅਨੰਦਪੁਰ ਸਾਹਿਬ ਦੇ ਇਕ ਯੁੱਧ ਦਾ ਵਰਨਨ ਕਰਦੇ ਹੋਏ ਕਵੀ ਸੈਨਾਪਤਿ ਦੱਸਦਾ ਹੈ:

ਰਾਜਨ ਕੀ ਸੁਧਿ ਬੁਧਿ ਗਈ ਭਯੋ ਜੁਧ ਜਬ ਜੋਰ।
 ਲਰਤ ਸਿੰਘ ਰਣਜੀਤ ਤਹ ਫਉਜ ਦੀ ਸਬ ਮੋਰ।

ਅਨੰਦਪੁਰ ਸਾਹਿਬ ਛੱਡਣ ਤੋਂ ਬਾਅਦ ਪਰਿਵਾਰ ਵਿਛੋੜਾ ਹੋਣ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਸਮੇਤ ਚਾਲੀ ਕੁ ਸਿੰਘ ਗੁਰੂ ਗੋਬਿੰਦ ਸਿੰਘ ਜੀ ਨਾਲ ਰਹਿ ਗਏ ਸਨ। ਮਾਤਾ ਸੁੰਦਰੀ ਅਤੇ ਮਾਤਾ ਸਾਹਿਬ ਕੌਰ, ਭਾਈ ਮਨੀ ਸਿੰਘ ਜੀ ਨਾਲ ਦਿੱਲੀ ਵੱਲ ਚਲੇ ਗਏ ਅਤੇ ਛੋਟੇ ਸਾਹਿਬਜ਼ਾਦੇ ਮਾਤਾ ਗੁਜਰੀ ਜੀ ਸਮੇਤ ਗੰਗੂ ਬ੍ਰਾਹਮਣ ਨਾਲ ਕਿਸੇ ਪਾਸੇ ਵਿਛੜ ਕੇ ਚਲੇ ਗਏ ਸਨ। ਗੁਰੂ ਗੋਬਿੰਦ ਸਿੰਘ ਜੀ ਨੇ ਪਿੱਛੇ ਆ ਰਹੀ ਭਾਰੀ ਮੁਗ਼ਲ ਫ਼ੌਜ ਤੋਂ ਤੇਜ਼ੀ ਨਾਲ ਅੱਗੇ ਵੱਧਦੇ ਹੋਏ ਚਮਕੌਰ ਵਿਖੇ ਇਕ ਪੁਰਾਣੀ ਹਵੇਲੀ ਵਿਚ ਸ਼ਰਨ ਲੈ ਲਈ ਸੀ। ਇਸ ਹਵੇਲੀ ਨੂੰ ਗੜ੍ਹੀ ਵੀ ਕਿਹਾ ਜਾਂਦਾ ਹੈ। ਇਸ ਗੜ੍ਹੀ ਦਾ ਮਾਲਕ

ਜਗਤ ਸਿੰਘ ਸੀ ਜਿਹੜਾ ਕਿ ਆਲੇ-ਦੁਆਲੇ ਦੇ 65 ਪਿੰਡਾਂ ਦਾ ਟਿੱਕਾ (ਮਾਲਕ) ਸੀ। ਗੁਰੂ ਸਾਹਿਬ ਨੇ ਆਪਣੇ ਕੁਝ ਸਿੰਘ ਉਸ ਕੋਲ ਭੇਜੇ ਤਾਂ ਕਿ ਉਸ ਦੀ ਗੜ੍ਹੀ ਵਿਚ ਨਿਵਾਸ ਕੀਤਾ ਜਾ ਸਕੇ। ਉਸ ਨੇ ਗੁਰੂ ਜੀ ਦੇ ਸਿੰਘਾਂ ਨੂੰ ਗੜ੍ਹੀ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਉਸ ਦੇ ਸਕੇ ਭਰਾ ਰੂਪ ਚੰਦ ਨੇ, ਜੋ ਕਿ ਗੜ੍ਹੀ ਦੇ ਅੱਧ ਦਾ ਮਾਲਕ ਸੀ, ਨੇ ਗੁਰੂ ਸਾਹਿਬ ਨੂੰ ਗੜ੍ਹੀ ਵਿਖੇ ਨਿਵਾਸ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਗੜ੍ਹੀ ਦੇ ਅੰਦਰ ਪ੍ਰਵੇਸ਼ ਕਰਨ ਦਾ ਕੇਵਲ ਇਕੋ ਰਸਤਾ ਸੀ ਜਿਸ ਕਰ ਕੇ ਇਸ ਦੀ ਕਿਲ੍ਹੇਬੰਦੀ ਕਰਨੀ ਸੌਖੀ ਹੋ ਗਈ ਸੀ। ਸਿੰਘਾਂ ਨੇ ਇਸ ਗੜ੍ਹੀ ਦੀ ਸੁਰੱਖਿਆ ਵਾਸਤੇ ਜਿਹੜੇ ਜਰੂਰੀ ਪ੍ਰਬੰਧ ਕੀਤੇ ਉਹਨਾਂ ਦਾ ਵਰਨਨ ਕਰਦੇ ਹੋਏ ਸ਼੍ਰੋਮਣੀ ਸਿੰਘ ਕੌਂਸ਼ਿਸ਼ ਦੱਸਦਾ ਹੈ ਕਿ “ਗੜ੍ਹੀ ਕੀ ਚੜ੍ਹੀ ਪਾਸੀ ਦੀਵਾਰਾਂ ਗੈਲ ਆਠ-ਆਠ ਸਿੰਘ ਵੰਡ ਕੇ ਭਾਈ ਮਦਨ ਸਿੰਘ ਤੇ ਕਾਠ ਸਿੰਘ ਕੋ ਦਰਵਾਜ਼ੇ ’ਤੇ ਖਲਾ ਕੀਆ। ਭਾਈ ਧਰਮ ਸਿੰਘ ਤੇ ਆਲਮ ਸਿੰਘ ਕੋ ਚੂਵਾਂ ਪਾਸਿਆਂ ਦੀ ਤਕੜਾਈ ਕੇ ਲੀਏ ਮੁਕਰਰ ਕੀਆ। ਭਾਈ ਦਯਾ ਸਿੰਘ, ਮੋਹਕਮ ਸਿੰਘ, ਸਾਹਿਬ ਸਿੰਘ ਤੇ ਹਿੰਮਤ ਸਿੰਘ ਅਤੇ ਦੋਵੇਂ ਸਾਹਿਬਜ਼ਾਦੇ ਆਪਣੇ ਪਾਸ ਰਾਖੇ। ਬਾਹਰੋਂ ਆਈ ਤੁਰਕ ਫੌਜ ਨੇ ਇੱਕੋ ਵਾਰੀ ਹਮਲਾ ਕਰ ਦੀਆ, ਕਾਈ ਦਕੀਕਾ ਬਾਕੀ ਨਾ ਰਹਾ, ਆਗੇ ਸੇ ਗੁਰੂ ਜੀ ਦਾ ਹੁਕਮ ਪਾਇ ਗੜ੍ਹੀ ਸੇ ਸਿੱਖਾਂ ਨੇ ਇੱਕੋ ਵਾਰੀ ਉਹ ਤੀਰ ਵਰਖਾ ਕੀ ਕਿ ਵਧੀ ਆ ਰਹੀ ਤੁਰਕ ਫੌਜ ਕੋ ਠੱਲ੍ਹਾ ਪਾਇ ਦੀਆ। ਸਤਿਗੁਰਾਂ ਕੇ ਤੀਰਾਂ ਨੇ ਇੱਕੋ ਵਾਰੀ ਕਾਲੀ-ਬੋਲੀ ਅੰਧੇਰੀ ਲਾਇ ਦਈ। ਜਿਸੇ ਤੀਰ ਵੱਜਾ ਉਹ ਪਾਰ ਬੋਲਿਆ, ਮੁੜ ਪਾਣੀ ਨਹੀਂ ਮਾਂਗਾ।”

ਸਾਹਿਬਜ਼ਾਦਿਆਂ ਨੇ ਕਦੇ ਵੀ ਗੁਰੂ-ਪੁੱਤਰ ਹੋਣ ਦਾ ਮਾਣ ਨਹੀਂ ਸੀ ਕੀਤਾ ਅਤੇ ਨਾ ਹੀ ਕਦੇ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਖ਼ਾਲਸਾ ਪੰਥ ਤੋਂ ਵੱਖ ਕਰ ਕੇ ਦੇਖਣ ਦੀ ਕੋਸ਼ਿਸ਼ ਕੀਤੀ ਸੀ। ਸਮੁੱਚੇ ਖ਼ਾਲਸਾ ਪੰਥ ਨੂੰ ਗੁਰੂ ਜੀ ਆਪਣੇ ਪੰਜਵੇਂ ਪੁੱਤਰ ਵਜੋਂ ਮਾਨਤਾ ਦਿੰਦੇ ਸਨ। ਸਾਹਿਬਜ਼ਾਦੇ ਹਮੇਸ਼ਾਂ ਹੀ ਇਕ ਸੰਤ-ਸਿਪਾਹੀ ਵਾਂਗ ਆਪਣੇ ਪਿਤਾ-ਗੁਰੂ ਦੀ ਕਮਾਂਡ ਹੇਠ ਕਾਰਜ ਕਰਨ ਨੂੰ ਤਰਜੀਹ ਦਿੰਦੇ ਸਨ। ਚਮਕੌਰ ਸਾਹਿਬ ਵਿਖੇ ਯੁੱਧ ਆਰੰਭ ਹੋਇਆ ਤਾਂ ਸਿੰਘਾਂ ਨੇ ਜ਼ੋਰਦਾਰ ਹੱਲਾ ਕਰ ਕੇ ਇਕ ਵਾਰ ਮੁਗ਼ਲਾਂ ਨੂੰ ਪਿੱਛੇ ਧੱਕ ਦਿੱਤਾ ਸੀ। ਜਿਹੜਾ ਵੀ ਮੁਗ਼ਲ ਫੌਜ ਦਾ ਸਿਪਾਹੀ ਜਾਂ ਜਰਨੈਲ ਗੜ੍ਹੀ ਦੇ ਨੇੜੇ ਆਉਣ ਦੀ ਹਿੰਮਤ ਕਰਦਾ ਤਾਂ ਉਸ ਦੀ ਲਾਸ਼ ਚੁੱਕਣੀ ਵੀ ਔਖੀ ਹੋ ਜਾਂਦੀ ਸੀ।

ਚਮਕੌਰ ਦੇ ਯੁੱਧ ਦੀ ਰਣਨੀਤੀ ਇਸ ਤਰ੍ਹਾਂ ਕੀਤੀ ਗਈ ਕਿ ਆਪਣੇ ਘੱਟ ਤੋਂ ਘੱਟ ਨੁਕਸਾਨ ਨਾਲ ਦੁਸ਼ਮਣ ਦਾ ਵੱਧ ਤੋਂ ਵੱਧ ਨੁਕਸਾਨ ਕੀਤਾ ਜਾ ਸਕੇ। ਗੜ੍ਹੀ ਦੇ ਬਾਹਰਲੇ ਦਰਵਾਜ਼ੇ ਉੱਪਰ ਪੰਜ-ਪੰਜ ਸਿੰਘ ਨਿਕਲਦੇ ਅਤੇ ਦੁਸ਼ਮਣ ਨਾਲ ਜੁਝਦੇ ਹੋਏ ਸ਼ਹੀਦ ਹੋ ਜਾਂਦੇ

ਸਨ। ਗੜੀ ਦੇ ਅੰਦਰੋਂ ਬਾਹਰ ਆ ਕੇ ਜੁਝਣ ਵਾਲੇ ਯੋਧਿਆਂ ਅਤੇ ਮੁਗਲ ਫੌਜਾਂ ਵਿਚਕਾਰ ਵੱਡਾ ਅੰਤਰ ਇਹ ਸੀ ਕਿ ਸਿੰਘ ਆਪਣੇ ਧਰਮ ਅਤੇ ਗੁਰੂ ਲਈ ਬਿਨਾਂ ਕਿਸੇ ਲੋਭ ਤੋਂ ਯੁੱਧ ਕਰ ਰਹੇ ਸਨ ਅਤੇ ਮੁਗਲ ਫੌਜੀ ਆਪਣੀ ਤਨਖ਼ਾਹ ਅਤੇ ਹੋਰ ਇਨਾਮ ਹਾਸਲ ਕਰਨ ਲਈ ਸਿੰਘਾਂ ਨਾਲ ਦੋ-ਦੋ ਹੱਥ ਕਰ ਰਹੇ ਸਨ। ਮੌਤ ਦਾ ਭੈਅ ਮਨ ਵਿਚ ਨਾ ਹੋਣ ਕਰ ਕੇ ਗੁਰੂ ਦੇ ਸਿੰਘ ਜਿਧਰ ਵੀ ਮੂੰਹ ਕਰਦੇ, ਵੈਰੀ ਦਲ ਦੀਆਂ ਫੌਜਾਂ ਦੇ ਬਹੁਤ ਸਾਰੇ ਸਿਪਾਹੀ ਮਾਰ ਦਿੰਦੇ ਅਤੇ ਆਪ ਵੀ ਸ਼ਹੀਦ ਹੋ ਜਾਂਦੇ ਸਨ। ਗਿਣਤੀ ਵਿਚ ਬੇੜੇ ਹੋਣ ਦੇ ਬਾਵਜੂਦ ਵੀ ਗੁਰੂ ਸਾਹਿਬ ਦੀ ਹਜ਼ੂਰੀ ਅਤੇ ਪ੍ਰੇਮ ਨੇ ਸਾਹਿਬਜ਼ਾਦਿਆਂ ਨੂੰ ਚੜ੍ਹਦੀ ਕਲਾ ਵਿਚ ਰੱਖਿਆ ਹੋਇਆ ਸੀ। ਜਬਰ ਅਤੇ ਜ਼ੁਲਮ ਵਿਰੁੱਧ ਲੜਨ ਦੀ ਜੋ ਚਿਣਗ ਅਨੰਦਪੁਰ ਦੇ ਢਾਡੀ ਦਰਬਾਰਾਂ ਨੇ ਪੈਦਾ ਕੀਤੀ ਸੀ, ਉਸ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦਾ ਵਕਤ ਆ ਗਿਆ ਸੀ। ਇਸੇ ਦ੍ਰਿੜ੍ਹਤਾ ਅਤੇ ਨਿਸ਼ਠਾ ਨੂੰ ਮੁੱਖ ਰੱਖਦੇ ਹੋਏ ਪੰਜ-ਪੰਜ ਸਿੰਘ ਗੜੀ ਵਿਚੋਂ ਬਾਹਰ ਨਿਕਲ ਕੇ ਸ਼ਹੀਦੀਆਂ ਪ੍ਰਾਪਤ ਕਰ ਰਹੇ ਸਨ। ਇਨ੍ਹਾਂ ਸਿੰਘਾਂ ਦੀ ਦਲੇਰੀ ਤੋਂ ਮੁਗਲ ਸੈਨਿਕ ਇੰਨਾ ਭੈਅ ਮਹਿਸੂਸ ਕਰ ਰਹੇ ਸਨ ਕਿ ਲੱਖਾਂ ਦੀ ਗਿਣਤੀ ਵਿਚ ਹੋਣ ਦੇ ਬਾਵਜੂਦ ਵੀ ਮੁਠੀ ਭਰ ਸਿੰਘਾਂ ਨੂੰ ਕਾਬੂ ਕਰਨ ਲਈ ਗੜੀ ਤੱਕ ਪਹੁੰਚਣ ਵਿਚ ਅਸਫਲ ਸਿੱਧ ਹੋ ਰਹੇ ਸਨ। ਮੁਗਲ ਫੌਜ ਲਈ ਇਹ ਦੰਦਾਂ ਨਾਲ ਲੋਹਾ ਚਬਾਉਣ ਵਾਲੀ ਗੱਲ ਸੀ। ਮੁਗਲ ਫੌਜ ਦੇ ਜਿਹੜੇ ਸਰਦਾਰ ਜਾਂ ਸਿਪਾਹੀ ਗੜੀ ਦੇ ਬਾਹਰ ਵਾਲੇ ਪਾਸਿਉਂ ਪਉੜੀ ਲਾ ਕੇ ਚੜ੍ਹਨ ਦਾ ਯਤਨ ਕਰ ਰਹੇ ਸਨ, ਉਨ੍ਹਾਂ ਨੂੰ ਗੜੀ ਉਤਲੇ ਸਿੰਘਾਂ ਦੇ ਕ੍ਰੋਧ ਦਾ ਸ਼ਿਕਾਰ ਹੋਣਾ ਪੈ ਰਿਹਾ ਸੀ। ਗੜੀ ਦੀ ਉਤਲੇ ਪਾਸਿਉਂ ਰਾਖੀ ਗੁਰੂ ਗੋਬਿੰਦ ਸਿੰਘ ਜੀ ਆਪ ਵੀ ਕਰ ਰਹੇ ਸਨ। ਇਸ ਦਾ ਜ਼ਿਕਰ ਉਹ ਬਾਦਸ਼ਾਹ ਔਰੰਗਜ਼ੇਬ ਨੂੰ ਲਿਖੇ ਜ਼ਫਰਨਾਮੇ ਵਿਚ ਵੀ ਕਰਦੇ ਹਨ। ਗੁਰੂ ਜੀ ਨੇ ਕੇਵਲ ਉਹਨਾਂ ਮੁਗਲ ਜਰਨੈਲਾਂ ਦਾ ਵਰਨਨ ਕੀਤਾ ਹੈ ਜਿਹੜੇ ਗੜੀ ਦੇ ਨੇੜੇ ਆਉਣ ਜਾਂ ਪਉੜੀ ਲਾ ਕੇ ਗੜੀ ਦੇ ਅੰਦਰ ਪਰਵੇਸ਼ ਕਰਨ ਦਾ ਯਤਨ ਕਰਦੇ ਹੋਏ ਗੁਰੂ ਸਾਹਿਬ ਹੱਥੋਂ ਮੌਤ ਦੇ ਘਾਟ ਉਤਾਰ ਦਿਤੇ ਗਏ, ਜਿਵੇਂ ਨਾਹਰ ਖ਼ਾਨ ਆਦਿ। ਇਹ ਜਰਨੈਲ ਮਲੇਰਕੋਟਲਾ ਤੋਂ ਆਈ ਫੌਜ ਦਾ ਜਰਨੈਲ ਸੀ ਜਿਹੜਾ ਕਿ ਤੀਰ ਕਮਾਨ ਲੈ ਕੇ ਗੁਰੂ ਜੀ 'ਤੇ ਹਮਲਾ ਕਰਨ ਦੀ ਨੀਅਤ ਨਾਲ ਫੁਰਤੀ ਦਿਖਾਉਂਦੇ ਹੋਏ ਅੱਗੇ ਵਧਿਆ ਜਿਸ ਨੂੰ ਗੁਰੂ ਜੀ ਨੇ ਤੁਰੰਤ ਹੀ ਆਪਣੇ ਤੀਰ ਦਾ ਸ਼ਿਕਾਰ ਬਣਾ ਲਿਆ ਸੀ। ਬਾਦਸ਼ਾਹੀ ਫੌਜ ਨਾਲ ਆਏ ਇਸ ਜਰਨੈਲ ਦੀ ਮੌਤ ਦਾ ਜ਼ਿਕਰ ਕਰਦੇ ਹੋਏ ਗੁਰੂ ਜੀ ਆਪਣੀ ਰਚਨਾ *ਜ਼ਫਰਨਾਮਾ* ਵਿਚ ਦੱਸਦੇ ਹਨ :

ਚੁ ਦੀਦਮ ਨਾਹਰ ਬਿਆਮਦ ਬ-ਜੰਗ

ਚਸ਼ੀਦਹ ਯਕੇ ਤੀਰੇ ਮਨ ਬੇਦਰੰਗ। (ਸ਼ਿਅਰ 29)

ਇਸ ਤੋਂ ਇਲਾਵਾ ਗੁਰੂ ਜੀ ਉਸ ਜਰਨੈਲ ਦਾ ਜ਼ਿਕਰ ਵੀ ਕਰਦੇ ਹਨ ਹੈ ਜਿਹੜਾ ਗੜ੍ਹੀ ਦੇ ਉਹਲੇ ਲੁਕ ਗਿਆ ਪਰ ਲੜਨ ਲਈ ਸਾਹਮਣੇ ਨਹੀਂ ਆਇਆ :

ਕਿ ਆਂ ਖਾਜਾ ਮਰਦੂਦ ਜਿ ਸਾਯਹ ਦੀਵਾਰ

ਬ-ਮੈਦਾਂ ਨਿਆਮਦ ਬ-ਮਰਦਾਨਹ ਵਾਰ। (ਸ਼ਿਅਰ 34)

ਇਸ ਤੋਂ ਸਪਸ਼ਟ ਹੁੰਦਾ ਹੈ ਕਿ ਭਾਰੀ ਮੁਗਲ ਫੌਜ ਸਿਰਲੱਥ ਸੂਰਮਿਆਂ ਦੇ ਸਾਹਮਣੇ ਆਉਣ ਤੋਂ ਡਰ ਰਹੀ ਸੀ। ਇਸ ਯੁੱਧ ਵਿਚ ਕਿੰਨੇ ਮੁਗਲ ਸੈਨਿਕ ਮਾਰੇ ਗਏ, ਉਨ੍ਹਾਂ ਦਾ ਜ਼ਿਕਰ ਨਹੀਂ ਕੀਤਾ ਗਿਆ। ਕੇਵਲ ਇਨ੍ਹਾਂ ਹੀ ਕਿਹਾ ਗਿਆ ਕਿ ਯੁੱਧ ਦੇ ਮੈਦਾਨ ਵਿਚ ਲਾਸ਼ਾਂ ਖਿੱਦੋ (ਸਿਰ) ਤੇ ਖੁੰਡੀਆਂ (ਲੱਤਾਂ, ਬਾਹਾਂ) ਵਾਂਗ ਖਿਲਰੀਆਂ ਪਈਆਂ ਸਨ :

ਸਰੋ ਪਾਇ ਅੰਬੋਹ ਚੰਦਾ ਸੁਦਹ।

ਕਿ ਮੈਦਾਂ ਪੁਰ ਅਜ਼ ਗਇਓ ਚੋਗਾਂ ਸੁਦਹ॥ (ਸ਼ਿਅਰ 38)

ਜਿਸ ਵੀ ਜਰਨੈਲ ਨੂੰ ਗੁਰੂ ਜੀ ਨੇ ਤੀਰ ਮਾਰਿਆ, ਉਹ ਮੁੜ ਇਸ ਧਰਤੀ ਦਾ ਬਸ਼ਿੰਦਾ ਨਾ ਰਿਹਾ ਅਤੇ ਉਸ ਦੀ ਫੌਜ ਪਿਛਾਂਹ ਵੱਲ ਨੱਸ ਗਈ। ਪਰ ਚਾਲੀ ਕੁ ਸੂਰਬੀਰ ਕਿੰਨਾ ਚਿਰ ਲੱਖਾਂ ਦੀ ਗਿਣਤੀ ਨਾਲ ਲੜ ਸਕਦੇ ਸਨ? ਜਿਹੜੇ ਵੀ ਪੰਜ ਸਿੰਘ ਗੜ੍ਹੀ ਚੋਂ ਬਾਹਰ ਨਿਕਲਦੇ, ਉਹ ਸ਼ਹਾਦਤ ਪਾ ਜਾਂਦੇ। ਇਸ ਤਰ੍ਹਾਂ ਗੜ੍ਹੀ ਅੰਦਰ ਸਿੰਘਾਂ ਦੀ ਗਿਣਤੀ ਨਾ-ਮਾਤਰ ਹੀ ਰਹਿ ਗਈ ਸੀ।

ਯੁੱਧ ਦੇ ਜ਼ੋਰ ਨੇ ਜਿੱਥੇ ਸਿੰਘਾਂ ਨੂੰ ਕੁਰਬਾਨੀ ਲਈ ਪ੍ਰੇਰਿਤ ਕੀਤਾ ਹੋਇਆ ਸੀ, ਉੱਥੇ ਸਾਹਿਬਜ਼ਾਦਾ ਅਜੀਤ ਸਿੰਘ ਅੰਦਰ ਛੁਪਿਆ ਜਰਨੈਲ ਦੁਨੀਆਂ ਸਾਹਮਣੇ ਆ ਕੇ ਦੁਸ਼ਮਣ ਨਾਲ ਲੋਹਾ ਲੈਣ ਲਈ ਤਤਪਰ ਹੋ ਰਿਹਾ ਸੀ। ਦੁਪਹਿਰ ਤੱਕ ਗੜ੍ਹੀ ਦੇ ਉਪਰ ਵਾਲੇ ਪਾਸਿਉਂ ਮੁਗਲਾਂ ਦੀਆਂ ਫੌਜਾਂ ਨੂੰ ਤੀਰਾਂ ਨਾਲ ਲਲਕਾਰਨ ਵਾਲਾ ਸਾਹਿਬਜ਼ਾਦਾ ਗੜ੍ਹੀ ਦੇ ਬਾਹਰ ਆ ਕੇ ਦੋ-ਦੋ ਹੱਥ ਕਰਨ ਲਈ ਉਤਾਵਲਾ ਹੋ ਰਿਹਾ ਸੀ। ਕੁਇਰ ਸਿੰਘ ਦੱਸਦਾ ਹੈ ਕਿ ਗੁਰੂ ਜੀ ਨੇ ਸਾਹਿਬਜ਼ਾਦਿਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ :

ਹੇ ਸੁਤ ਤੁਮ ਹਮ ਕੋ ਹੋ ਪਿਯਾਰੇ।

ਤੁਰਕ ਨਾਸ ਹਿਤ ਤੁਮ ਤਨ ਧਾਰੇ।

ਜੇ ਅਪਨੇ ਸਿਰ ਰਨ ਮੇਂ ਲਾਗੇ।

ਤਾ ਕਰ ਨਾਸ ਮਲੇਛ ਸੁਭਾਗੇ।

ਤਾ ਤੇ ਯਾ ਸਮ ਸਮਾ ਨ ਕੋਈ।

ਤੁਮ ਦੋਨਹੁ ਸੰਘਰ ਭਲ ਜੋਈ। ਗੁਰਬਿਲਾਸ ਪਾਤਸ਼ਾਹੀ ੧੦, ਪੰਨਾ 202.

ਗੁਰੂ ਜੀ ਦੇ ਸ਼ਬਦਾਂ ਨੇ ਸਾਹਿਬਜ਼ਾਦਿਆਂ ਦੇ ਮਨ ਵਿਚ ਭਰਪੂਰ ਜੋਸ਼ ਪੈਦਾ ਕਰ ਦਿੱਤਾ ਸੀ। ਸਿੰਘਾਂ ਦੀ ਕੁਰਬਾਨੀ ਅਤੇ ਘੱਟ ਰਹੀ ਗਿਣਤੀ ਨੂੰ ਸਾਹਮਣੇ ਰੱਖਦੇ ਹੋਏ ਸਭ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨੇ ਪਿਤਾ ਤੋਂ ਆਹਮੋ-ਸਾਹਮਣੇ ਦੇ ਯੁੱਧ ਲਈ ਗੜ੍ਹੀ ਤੋਂ ਬਾਹਰ ਜਾਣ ਦੀ ਆਗਿਆ ਮੰਗੀ ਜਿਸ ਦਾ ਵਰਨਨ ਕਰਦੇ ਹੋਏ ਗੁਰੂ ਜੀ ਦਾ ਸਮਕਾਲੀ ਕਵੀ ਸੈਨਾਪਤਿ ਦੱਸਦਾ ਹੈ:

ਬਿਨਉ ਕਰੀ ਕਰਿ ਜੋਰਿ ਕੈ ਖੁਸ਼ੀ ਕਰਉ ਕਰਤਾਰ।

ਕਰਉ ਬੀਰ ਸੰਗ੍ਰਾਮ ਮੈ ਦੇਖਉ ਆਪਿ ਨਿਹਾਰਿ।

ਸ੍ਰੀ ਗੁਰ ਸੋਭਾ, ਅਧਿਆਇ 12.29

ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲੈ ਕੇ ਸਾਹਿਬਜ਼ਾਦਾ ਸਾਬੀ ਸਿੰਘਾਂ ਨਾਲ ਮੈਦਾਨ-ਇ-ਜੰਗ ਵਿਚ ਆ ਗਿਆ। ਇਹ ਇਕ ਅਸਾਵੀਂ ਜੰਗ ਸੀ ਜਿਸ ਵਿਚ ਧਰਮ ਦਾ ਜੋਸ਼ ਵੈਰੀਆਂ ਦੇ ਟਿੱਡੀ ਦਲ ਨਾਲ ਲੋਹਾ ਲੈ ਰਿਹਾ ਸੀ। ਗੜ੍ਹੀ ਦੇ ਉਪਰੋਂ ਗੁਰੂ ਗੋਬਿੰਦ ਸਿੰਘ ਜੀ ਅਤੇ ਮੈਦਾਨ ਵਿਚ ਦੂਰ ਉੱਚੇ ਸਥਾਨ 'ਤੇ ਖੜੇ ਵਜ਼ੀਰ ਖ਼ਾਨ ਅਤੇ ਜ਼ਬਰਦਸਤ ਖ਼ਾਨ ਵੀ ਇਸ ਯੁੱਧ ਨੂੰ ਵੇਖ ਰਹੇ ਸਨ। ਸਾਹਿਬਜ਼ਾਦੇ ਨੇ ਬਾਹਰ ਆਉਂਦੇ ਹੀ ਇਕ ਜ਼ੋਰਦਾਰ ਹੱਲਾ ਬੋਲਿਆ ਜਿਸ ਕਾਰਨ ਦੁਸ਼ਮਣ ਪਿੱਛੇ ਨੂੰ ਹਟਣ ਲਈ ਮਜ਼ਬੂਰ ਹੋ ਗਿਆ। ਸਿੰਘਾਂ ਅਤੇ ਸਾਹਿਬਜ਼ਾਦੇ ਦਾ ਜੋਸ਼ ਦੇਖ ਕੇ ਮੁਗ਼ਲ ਫ਼ੌਜਾਂ ਹੈਰਾਨ ਹੋ ਰਹੀਆਂ ਸਨ। ਤੇਜ਼ੀ ਨਾਲ ਦੁਸ਼ਮਣ 'ਤੇ ਹਮਲਾ ਕਰਨ ਅਤੇ ਛੇਤੀ ਨਾਲ ਪੈਂਤੜਾ ਬਦਲਣ ਦੀ ਜੰਗੀ ਮੁਹਾਰਤ ਨਾਲ ਸਾਹਿਬਜ਼ਾਦੇ ਨੇ ਛੇਤੀ ਨਾਲ ਦੁਸ਼ਮਣ ਨੂੰ ਸਖ਼ਤ ਵੰਗਾਰ ਦਿੱਤੀ ਸੀ ਜਿਸ ਦੀ ਕਲਪਨਾ ਸ਼ਾਹੀ ਫ਼ੌਜ ਦੇ ਜਰਨੈਲਾਂ ਵੱਲੋਂ ਨਹੀਂ ਕੀਤੀ ਜਾ ਰਹੀ ਸੀ। ਫੁਰਤੀ ਨਾਲ ਦੁਸ਼ਮਣ 'ਤੇ ਵਾਰ ਕਰਨ ਦੀ ਮੁਹਾਰਤ ਜਿੱਥੇ ਵੱਡੇ-ਵੱਡੇ ਮੁਗ਼ਲ ਜਰਨੈਲਾਂ ਨੂੰ ਪ੍ਰਭਾਵਿਤ ਕਰ ਰਹੀ ਸੀ ਉੱਥੇ ਲੜ ਰਹੀਆਂ ਫ਼ੌਜਾਂ ਵਿਚ ਬੇਚੈਨੀ ਵੀ ਪੈਦਾ ਕਰ ਰਹੀ ਸੀ। ਮੁਗ਼ਲ ਫ਼ੌਜਾਂ ਨੇ ਵੀ ਤੇਜ਼ੀ ਨਾਲ ਸਾਹਿਬਜ਼ਾਦੇ ਅਤੇ ਉਸ ਦੇ ਨਾਲ ਆਏ ਚਾਰ ਹੋਰ ਸੂਰਬੀਰ ਸਿੰਘਾਂ 'ਤੇ ਜ਼ਬਰਦਸਤ ਹਮਲਾ ਕੀਤਾ ਤਾਂ ਦੁਸ਼ਮਣ ਦੇ ਕਈ ਸਿਪਾਹੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਸਾਹਿਬਜ਼ਾਦੇ ਸਮੇਤ ਸਮੂਹ ਸਿੰਘ ਸ਼ਹਾਦਤ ਦਾ ਜਾਮ ਪੀ ਗਏ। ਰੱਜੀ-ਪੁਜੀ ਤੇ ਤਾਜ਼ਾ ਦਮ ਫ਼ੌਜ ਨਾਲ ਭੁਖੇ ਭਾਣੇ ਸਿੰਘਾਂ ਅਤੇ ਸਾਹਿਬਜ਼ਾਦੇ ਦੇ ਸੂਰਬੀਰਾਂ ਵਾਂਗ ਸ਼ਹੀਦ ਹੋਣ 'ਤੇ ਗੁਰੂ ਜੀ ਦੇ ਮਨੋਭਾਵਾਂ ਦਾ ਪ੍ਰਗਟਾਵਾ ਕਰਦੇ ਹੋਏ ਜੋਗੀ ਅਲ੍ਹਾ ਯਾਰ ਖ਼ਾਨ ਕਹਿੰਦਾ ਹੈ:

ਸ਼ਹਜ਼ਾਦ:- ਏ-ਜ਼ੀ-ਜਾਹ ਨੇ ਭਾਗੜ ਸੀ ਮਚਾ ਦੀ।

ਯਿਹ ਫੌਜ ਭਗਾ ਦੀ, ਕਭੀ ਉਹ ਫੌਜ ਭਗਾ ਦੀ।

ਬੜ੍ਹ ਚੜ੍ਹ ਕੇ ਤਵਕੁਅ ਸੇ ਸੁਜਾਅਤ ਜੁ ਦਿਖਾ ਦੀ।
ਸਤਿਗੁਰ ਨੇ ਵਹੀਂ ਕਿਲਾਅ ਸੇ ਬੇਟੇ ਕੇ ਨਿਦਾ ਦੀ ।

ਸ਼ਾਬਾਸ਼ ਪਿਸਰ ਖੂਬ ਦਲੇਰੀ ਸੇ ਲੜੇ ਹੋ।

ਹਾਂ, ਕਯੋਂ ਨ ਹੋ ਗੋਬਿੰਦ ਕੇ ਫ਼ਰਜ਼ੰਦ ਬੜੇ ਹੋ। *ਗੰਜਿ ਸ਼ਹੀਦਾਂ*, 94.

ਸਾਹਿਬਜ਼ਾਦਾ ਅਜੀਤ ਸਿੰਘ ਨੂੰ ਗੜ੍ਹੀ ਉੱਤੋਂ ਸ਼ਹੀਦ ਹੁੰਦਾ ਵੇਖ ਕੇ ਸਾਹਿਬਜ਼ਾਦਾ ਜੁਝਾਰ ਸਿੰਘ ਵੀ ਦੁਸ਼ਮਣ ਨਾਲ ਲੋਹਾ ਲੈਣ ਲਈ ਉਤਸੁਕ ਹੋਣ ਲੱਗਾ। ਗੁਰੂ ਗੋਬਿੰਦ ਸਿੰਘ ਜੀ ਕੋਲ ਆ ਕੇ ਰਣ-ਤੱਤੇ ਵਿਚ ਜਾਣ ਦੀ ਆਗਿਆ ਮੰਗੀ। ਆਪਣੇ ਵੱਡੇ ਸਪੁੱਤਰ ਦੇ ਵਿਛੜਨ 'ਤੇ ਗੁਰੂ ਜੀ ਦੇ ਮਨ ਵਿਚ ਪਲ ਭਰ ਵੀ ਜੁਝਾਰ ਸਿੰਘ ਲਈ ਮੋਹ ਨਹੀਂ ਜਾਗਿਆ, ਬਲਕਿ ਯੁੱਧ ਵਿਚ ਜਾਣ ਦੀ ਆਗਿਆ ਦਿੰਦੇ ਹੋਏ ਕਿਹਾ ਕਿ ਸਾਡੇ ਪੂਰਵਜ ਨੇ ਧਰਮ ਦੇ ਮਾਰਗ 'ਤੇ ਚੱਲਦੇ ਹੋਏ ਅਕਾਲ ਪੁਰਖ ਦੀ ਬਖਸ਼ਿਸ਼ ਪ੍ਰਾਪਤ ਕੀਤੀ ਹੈ। ਤੁਹਾਡਾ ਵੱਡਾ ਭਰਾ ਸਾਹਿਬਜ਼ਾਦਾ ਅਜੀਤ ਸਿੰਘ ਆਪਣੇ ਪੁਰਖਿਆਂ ਦੀ ਗੋਦ ਵਿਚ ਚਲਾ ਗਿਆ ਹੈ ਅਤੇ ਅਸੀਂ ਵੀ ਛੇਤੀ ਹੀ ਉਹਨਾਂ ਕੋਲ ਚਲੇ ਜਾਵਾਂਗੇ। ਗੁਰੂ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਕੇ ਸਾਹਿਬਜ਼ਾਦਾ ਜੁਝਾਰ ਸਿੰਘ ਯੁੱਧ ਦੇ ਮੈਦਾਨ ਵਿਚ ਗਿਆ ਸੀ। ਪੰਦਰਾਂ ਸਾਲ ਦੀ ਉਮਰ ਦਾ ਬੱਚਾ ਭਾਵੇਂ ਪ੍ਰੇਤ ਤੇ ਸਿੱਖਿਅਤ ਜਰਨੈਲਾਂ ਵਾਲੇ ਦਾਉ-ਪੇਚ ਨਹੀਂ ਸੀ ਜਾਣਦਾ, ਪਰ ਉਸ ਲਈ ਵੱਡੇ ਭਰਾ ਦੀ ਅੱਖਾਂ ਸਾਹਮਣੇ ਹੋਈ ਸ਼ਹੀਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਿੱਤਾ ਗਿਆ ਅਸ਼ੀਰਵਾਦ ਹੀ ਦੁਸ਼ਮਣ ਨਾਲ ਲੋਹਾ ਲੈਣ ਲਈ ਕਾਫ਼ੀ ਸੀ। ਸਾਹਿਬਜ਼ਾਦਾ ਜੁਝਾਰ ਸਿੰਘ ਧਰਮ ਦੇ ਜੋਸ਼ ਅਧੀਨ ਮੁਗ਼ਲਾਂ ਦੀ ਫ਼ੌਜ ਵਿਚ ਜਾ ਵੜਿਆ। ਉਨ੍ਹਾਂ ਦੇ ਕਈ ਸਿਪਾਹੀ ਮਾਰ ਦਿੱਤੇ ਅਤੇ ਉਨ੍ਹਾਂ ਵਿਚ ਭਾਜੜ ਪਾ ਦਿੱਤੀ। ਮੁਗ਼ਲ ਫ਼ੌਜ ਦੇ ਸਿੱਖਿਅਤ ਸਿਪਾਹੀਆਂ ਅਤੇ ਜਰਨੈਲਾਂ ਨੂੰ ਸ਼ਾਇਦ ਇਸ ਗੱਲ ਦੀ ਆਸ ਨਹੀਂ ਸੀ ਕਿ ਉਮਰ ਪੱਖੋਂ ਦਿਖਣ ਵਾਲਾ ਬੱਚਾ ਇੰਨੀ ਫੁਰਤੀ ਤੇ ਨਿਡਰਤਾ ਨਾਲ ਉਨ੍ਹਾਂ ਦੇ ਮੁਕਾਬਲੇ ਲਈ ਆ ਖੜਾ ਹੋਵੇਗਾ। ਆਪਣੀ ਸਮਰੱਥਾ ਤੋਂ ਬਾਹਰ ਹੋ ਕੇ ਲੜਦੇ ਹੋਏ ਸਾਹਿਬਜ਼ਾਦੇ ਨੇ ਕਈ ਸੈਨਿਕ ਮਾਰਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਜਿਸ ਦਾ ਜ਼ਿਕਰ ਕਰਦੇ ਹੋਏ ਭਾਈ ਰਤਨ ਸਿੰਘ ਭੰਗੂ ਦੱਸਦੇ ਹਨ :

ਕਈ ਤੁਰਕਨ ਮਾਰ ਤਿਹ ਸ੍ਰੀ ਜੁਝਾਰ ਸਿੰਘ ਸ਼ਹੀਦੀ ਲੀਨ।

ਸ੍ਰੀ ਗੁਰ ਪੰਥ ਪ੍ਰਕਾਸ਼, ਪੰਨਾ 95.

ਸਾਹਿਬਜ਼ਾਦਿਆਂ ਸਮੇਤ ਬਹੁਤ ਸਾਰੇ ਸਿੰਘਾਂ ਦੇ ਸ਼ਹੀਦ ਹੁੰਦੇ-ਹੁੰਦੇ ਸ਼ਾਮ ਪੈ ਗਈ ਅਤੇ ਯੁੱਧ ਵਿਰਾਮ ਹੋ ਗਿਆ, ਪਰ ਗੜ੍ਹੀ ਨੂੰ ਘੇਰਾ ਜਾਰੀ ਰਿਹਾ। ਨਾ ਕੋਈ ਗੜ੍ਹੀ ਦੇ ਅੰਦਰ ਦਾਖ਼ਲ ਹੋਣ ਦੀ ਹਿੰਮਤ ਕਰ ਸਕਦਾ ਸੀ ਅਤੇ ਨਾ ਕੋਈ ਇਸ ਵਿਚੋਂ ਬਾਹਰ ਆ ਸਕਦਾ ਸੀ।

ਅੱਤ ਦੀ ਸਰਦੀ ਹੋਣ ਦੇ ਬਾਵਜੂਦ ਵੀ ਮੁਗਲ ਫੌਜ ਨੇ ਘੇਰਾ ਪੀਡਾ ਕੀਤਾ ਹੋਇਆ ਸੀ। ਅੰਦਰ ਬਚੇ ਹੋਏ ਸਿੰਘਾਂ ਨੇ ਗੁਰਮਤਾ ਕਰ ਕੇ ਗੁਰੂ ਗੋਬਿੰਦ ਸਿੰਘ ਜੀ ਨੂੰ ਗੜ੍ਹੀ ਛੱਡ ਕੇ ਚਲੇ ਜਾਣ ਦਾ ਹੁਕਮ ਸੁਣਾ ਦਿੱਤਾ। ਰਾਤ ਸਮੇਂ ਗੁਰੂ ਗੋਬਿੰਦ ਸਿੰਘ ਜੀ ਤੋਂ ਇਲਾਵਾ ਤਿੰਨ ਹੋਰ ਸਿੰਘ ਗੜ੍ਹੀ ਛੱਡ ਗਏ ਅਤੇ ਇਕ ਵਿਸ਼ੇਸ਼ ਦਿਸ਼ਾ ਵੱਲ ਅੱਗੇ ਜਾ ਕੇ ਮਿਲਣ ਦੀ ਯੋਜਨਾ ਬਣਾਈ। ਬਾਕੀ ਬਚੇ ਦੋ ਸਿੰਘਾਂ ਵਿਚੋਂ ਇਕ ਨੂੰ ਗੁਰੂ ਸਾਹਿਬ ਨੇ ਆਪਣੀ ਕਲਗੀ ਅਤੇ ਹੋਰ ਬਸਤਰ ਪਹਿਨਾ ਦਿੱਤੇ ਤਾਂ ਕਿ ਮੁਗਲ ਫੌਜ ਦਾ ਧਿਆਨ ਗੜ੍ਹੀ ਦੇ ਕੇਵਲ ਇਕ ਪਾਸੇ ਲੱਗਾ ਰਹੇ। ਅਗਲੇ ਦਿਨ ਗੜ੍ਹੀ ਵਿਚ ਪ੍ਰਵੇਸ਼ ਕੀਤੀ ਮੁਗਲ ਫੌਜ ਨਾਲ ਜੁਝਦੇ ਹੋਏ ਦੋਵੇਂ ਸਿੰਘ ਵੀ ਸ਼ਹੀਦੀ ਪਾ ਗਏ।

ਛੋਟੇ ਸਾਹਿਬਜ਼ਾਦੇ

ਅਨੰਦਪੁਰ ਸਾਹਿਬ ਛੱਡਣ ਤੋਂ ਬਾਅਦ ਸਰਸਾ ਨਦੀ ਪਾਰ ਕਰਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿਛੜ ਗਿਆ ਸੀ। ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਗੁਰੂ ਘਰ ਦੇ ਰਸੋਈਏ ਗੰਗੂ ਬ੍ਰਾਹਮਣ ਨੂੰ ਮਿਲ ਗਏ ਸਨ, ਜਿਨ੍ਹਾਂ ਨੂੰ ਲੈ ਕੇ ਉਹ ਆਪਣੇ ਪਿੰਡ ਸਹੇੜੀ ਆ ਗਿਆ ਸੀ। ਪਿੰਡ ਪਹੁੰਚ ਕੇ ਉਸ ਦੇ ਮਨ ਵਿਚ ਲਾਲਚ ਆ ਗਿਆ। ਪਹਿਲਾਂ ਉਸ ਨੇ ਮਾਤਾ ਜੀ ਦੀ ਮੋਹਰਾਂ ਵਾਲੀ ਬੈਲੀ ਚੁਰਾ ਲਈ ਫਿਰ ਮਾਤਾ ਜੀ ਦੇ ਪੁਛਣ 'ਤੇ ਇਤਰਾਜ਼ ਕਰਦੇ ਹੋਏ ਉਨ੍ਹਾਂ ਨੂੰ ਮੋਰਿੰਡੇ ਦੇ ਹਾਕਮ ਜਾਨੀ ਖਾਨ ਮਾਨੀ ਖਾਨ, ਕੋਲ ਮੁਖਬਰੀ ਕਰ ਕੇ ਫੜਵਾ ਦਿਤਾ ਸੀ ਤਾਂ ਕਿ ਹੋਰ ਇਨਾਮ ਹਾਸਲ ਕੀਤਾ ਜਾ ਸਕੇ। ਉਸ ਸਮੇਂ ਆਵਾਜਾਈ ਦੇ ਸਾਧਨ ਬਹੁਤ ਘੱਟ ਸਨ ਅਤੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸਹੇੜੀ ਤੋਂ ਮੋਰਿੰਡੇ ਲਿਆਉਣ ਵਿਚ ਪਰੇਸ਼ਾਨੀ ਹੋ ਰਹੀ ਸੀ ਇਸ ਲਈ ਗੁਰੂ-ਪਰਿਵਾਰ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਸੰਤ ਬਾਬਾ ਅਜੀਤ ਸਿੰਘ ਨਬਮਲਪੁਰ ਵਾਲਿਆਂ ਦੇ ਬਜ਼ੁਰਗਾਂ ਨੇ ਇਕ ਰੱਬ ਤਿਆਰ ਕੀਤਾ ਸੀ ਜਿਸ 'ਤੇ ਬੈਠ ਕੇ ਮਾਤਾ ਜੀ ਅਤੇ ਸਾਹਿਬਜ਼ਾਦੇ ਮੋਰਿੰਡਾ ਪੁੱਜੇ ਸਨ। ਕੇਸਰ ਸਿੰਘ ਛਿੱਬਰ ਇਕ ਰੱਬ 'ਤੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਤੱਕ ਲਿਜਾਣ ਦੀ ਘਟਨਾ ਦਾ ਵਰਨਨ ਕਰਦੇ ਹੋਏ ਦੱਸਦਾ ਹੈ :

ਦੁਇ ਸਾਹਿਬਜ਼ਾਦੇ ਨਿਕੜੇ ਨਾਲਿ ਗਏ।

ਰਥ ਵਿਚਿ ਨਾਲਿ ਦਾਦੀ ਕੇ ਸੁੱਤੇ ਪਏ।

ਸੋ ਰਥ ਰੰਘੜਾਂ ਤੁਰਕਾਂ ਨੂੰ ਹਥਿ ਆਇਆ।

ਉਨ੍ਹਾਂ ਤੁਰਕਾਂ ਰੰਘੜਾਂ ਲੁਟ ਪੁਟ ਕੇ ਰਥ ਸੀਰੰਦ ਪਕੜਿ ਪਠਾਇਆ।

ਬੰਸਾਵਲੀਨਾਮਾ, ਅਧਿਆਇ 10.557.

ਜਿਸ ਅਸਥਾਨ ਤੋਂ ਰੱਬ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਲੈ ਕੇ ਚੱਲਿਆ ਸੀ ਉੱਥੇ ਗੁਰਦੁਆਰਾ ਰੱਬ ਸਾਹਿਬ ਸੁਸ਼ੋਭਿਤ ਹੈ। ਸਰਹਿੰਦ ਪਹੁੰਚਦੇ ਹੀ ਉਨ੍ਹਾਂ ਨੂੰ ਠੰਡੇ ਬੁਰਜ ਵਿਚ ਕੈਦ ਕਰ ਕੇ ਸੁੱਚਾ ਨੰਦ ਦੇ ਹਵਾਲੇ ਕਰ ਦਿਤਾ ਗਿਆ ਸੀ। ਵਜ਼ੀਰ ਖ਼ਾਨ ਲਈ ਇਹ ਇਕ ਵੱਡੀ ਖ਼ਬਰ ਸੀ, ਜਿਸ ਨੂੰ ਸੁਣ ਕੇ ਉਹ ਬੇਹੱਦ ਖੁਸ਼ ਹੋਇਆ, ਕਿਉਂਕਿ ਗੁਰੂ ਸਾਹਿਬ ਦੇ ਬਚ ਨਿਕਲਣ ਕਾਰਨ ਚਮਕੌਰ ਦੇ ਯੁੱਧ ਵਿਚ ਉਸ ਨੂੰ ਨਮੋਸ਼ੀ ਹੱਥ ਲੱਗੀ ਸੀ।

ਬੱਚਿਆਂ ਨੂੰ ਨਵਾਬ ਵਜ਼ੀਰ ਖ਼ਾਨ ਦੀ ਕਚਿਹਰੀ ਵਿਚ ਪੇਸ਼ ਕੀਤਾ ਗਿਆ। ਇੱਥੇ ਇਹ ਗੱਲ ਵਿਚਾਰਨਯੋਗ ਹੈ ਕਿ ਕੇਵਲ ਸਾਹਿਬਜ਼ਾਦਿਆਂ ਨੂੰ ਹੀ ਨਵਾਬ ਸਾਹਮਣੇ ਕਿਉਂ ਪੇਸ਼ ਕੀਤਾ ਜਾਂਦਾ ਰਿਹਾ? ਕਿਸੇ ਇਤਿਹਾਸਿਕ ਸਰੋਤ ਤੋਂ ਇਹ ਗੱਲ ਸਾਹਮਣੇ ਨਹੀਂ ਆਈ ਕਿ ਕਦੇ ਮਾਤਾ ਗੁਜਰੀ ਜੀ ਨੂੰ ਵੀ ਨਵਾਬ ਸਾਹਮਣੇ ਪੇਸ਼ ਕੀਤਾ ਗਿਆ ਹੋਵੇ। ਇੰਝ ਪ੍ਰਤੀਤ ਹੁੰਦਾ ਹੈ ਕਿ ਹਾਕਮ ਇਹ ਸਮਝਦਾ ਹੋਵੇਗਾ ਕਿ ਮਾਤਾ ਜੀ ਗੁਰਬਾਣੀ ਅਭਿਆਸ ਅਤੇ ਗੁਰਮਤਿ ਪਰੰਪਰਾ ਅਤੇ ਸੰਸਕਾਰਾਂ ਵਿਚ ਪੂਰਨ ਤੌਰ 'ਤੇ ਦ੍ਰਿੜ੍ਹ ਹਨ ਅਤੇ ਉਹ ਸੂਖਮ ਤੋਂ ਸੂਖਮ ਗੱਲ ਨੂੰ ਸਮਝਣ ਅਤੇ ਸਮਝਾਉਣ ਵਿਚ ਸਮਰੱਥ ਹਨ, ਉਨ੍ਹਾਂ ਨੂੰ ਝੁਕਾਉਣਾ ਅਤੇ ਇਸਲਾਮ ਦੇ ਘੇਰੇ ਵਿਚ ਲਿਆਉਣਾ ਅਸੰਭਵ ਹੈ। ਦੂਜੇ ਪਾਸੇ ਸਾਹਿਬਜ਼ਾਦੇ ਛੋਟੀ ਉਮਰ ਵਿਚ ਹੋਣ ਕਰ ਕੇ ਉਹਨਾਂ ਦਾ ਮਨ ਅਜੇ ਨਵੇਂ ਵਿਚਾਰ ਗ੍ਰਹਿਣ ਕਰਨ ਦੇ ਸਮਰੱਥ ਹੈ ਅਤੇ ਜੇਕਰ ਉਨ੍ਹਾਂ ਨੂੰ ਡਰਾ ਕੇ ਜਾਂ ਲਾਲਚ ਅਧੀਨ ਇਸਲਾਮ ਵੱਲ ਪ੍ਰੇਰਿਆ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਮੁਸਲਮਾਨ ਹਾਕਮ ਨੂੰ ਸ਼ਾਇਦ ਇਹ ਗੱਲ ਵਧੇਰੇ ਟੁੰਬਦੀ ਹੋਵੇ ਕਿ ਕਿਸੇ ਨੂੰ ਮਾਰਨ ਨਾਲੋਂ ਇਸਲਾਮ ਵਿਚ ਲਿਆਉਣਾ ਵੱਡੀ ਸਫਲਤਾ ਹੈ। ਅਜਿਹਾ ਹੀ ਯਤਨ ਗੁਰੂ ਤੇਗ ਬਹਾਦਰ ਸਾਹਿਬ ਨਾਲ ਪਹਿਲਾਂ ਦਿੱਲੀ ਦੇ ਹਾਕਮ ਕਰ ਚੁੱਕੇ ਸਨ। ਜਦੋਂ ਸਾਹਿਬਜ਼ਾਦਿਆਂ ਨੂੰ ਨਵਾਬ ਦੀ ਕਚਿਹਰੀ ਵਿਚ ਪੇਸ਼ ਕਰਨ ਲਈ ਲਿਜਾਇਆ ਜਾਣ ਲੱਗਾ ਤਾਂ ਮਾਤਾ ਗੁਜਰੀ ਜੀ ਦੀ ਮਾਨਸਿਕ ਅਵਸਥਾ ਦਾ ਜ਼ਿਕਰ ਕਰਦੇ ਹੋਈ ਜੋਗੀ ਅਲ੍ਹਾ ਯਾਰ ਖ਼ਾਨ ਲਿਖਦਾ ਹੈ:

ਜਾਨੈ ਸੇ ਪਹਲੇ ਆਉ ਗਲੇ ਸੇ ਲਗਾ ਤੋ ਲੂੰ।
 ਕੇਸੋਂ ਕੇ ਕੰਘੀ ਕਰੂੰ ਜ਼ਰਾ ਮੂੰਹ ਧੁਲਾ ਤੋ ਲੂੰ।
 ਪਿਆਰੇ ਸਰੋਂ ਪੈ ਨੰਨ੍ਹੀ ਸੀ ਕਲਗੀ ਸਜਾ ਤੋ ਲੂੰ।
 ਮਰਨੇ ਸੇ ਪਹਿਲੇ ਤੁਮ ਕੋ ਦੁਲਹਾ ਬਨਾ ਤੋ ਲੂੰ।
 ਰੋ ਰੋ ਕੇ ਮਾਤਾ ਗੁਜਰੀ ਨੇ ਆਰਾਤਸਾ ਕੀਆ।
 ਤੀਰੋ ਕਮਾਂ ਸੇ ਤੇਰਾ ਪੈਰਾਸਤਾ ਕੀਆ।

ਸ਼ਹੀਦਾਨਿ ਵਫਾ, ਬੰਦ 72.

ਵਜ਼ੀਰ ਖ਼ਾਨ ਦੀ ਕਚਿਹਰੀ ਵਿਚ ਪੇਸ਼ ਕਰਨ ਸਮੇਂ ਅਤੇ ਪੇਸ਼ੀ ਤੋਂ ਪਹਿਲਾਂ ਸਾਹਿਬਜ਼ਾਦਿਆਂ ਨੂੰ ਝੁਕਾਉਣ ਦੇ ਕਈ ਯਤਨ ਕੀਤੇ ਗਏ। ਜਿਵੇਂ ਦਰਬਾਰ ਵਿਚ ਪੇਸ਼ ਹੋਣ ਤੋਂ ਪਹਿਲਾਂ ਸਭ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਤਾਂ ਕਿ ਸਾਹਿਬਜ਼ਾਦਿਆਂ ਨੂੰ ਝੁਕ ਕੇ ਅੰਦਰ ਜਾਣਾ ਪਵੇ। ਪਰ ਸਾਹਿਬਜ਼ਾਦੇ ਪਹਿਲਾਂ ਪੈਰ ਅਤੇ ਫਿਰ ਸਿਰ ਦਰਵਾਜ਼ੇ ਦੇ ਅੰਦਰ ਕਰਦੇ ਸਨ। ਇਸ ਤਰ੍ਹਾਂ ਸਾਹਿਬਜ਼ਾਦਿਆਂ ਨੂੰ ਝੁਕਾਉਣ ਦਾ ਇਹ ਤਰੀਕਾ ਨਿਸ਼ਫਲ ਹੋ ਗਿਆ ਸੀ। ਦਰਬਾਰ ਦੇ ਅੰਦਰ ਸਾਹਿਬਜ਼ਾਦਿਆਂ ਨੂੰ ਕਈ ਤਰ੍ਹਾਂ ਦੇ ਲਾਲਚ ਦਿੱਤੇ ਜਾਂਦੇ ਪਰ ਉਹ ਅਡੋਲ, ਸ਼ਾਂਤ ਚਿੱਤ ਅਤੇ ਦ੍ਰਿੜ੍ਹਤਾ ਪੂਰਵਕ ਹਰ ਸਵਾਲ ਦਾ ਅਜਿਹਾ ਜੁਆਬ ਦਿੰਦੇ ਕਿ ਸੁਣਨ ਵਾਲੇ ਹੈਰਾਨ ਰਹਿ ਜਾਂਦੇ ਸਨ। ਇਕ ਵਾਰ ਨਵਾਬ ਦੇ ਦਰਬਾਰ ਵਿਚ ਛੋਟੇ ਸਾਹਿਬਜ਼ਾਦਿਆਂ ਨੂੰ ਦੁਨਿਆਵੀ ਐਸ਼ੋ-ਇਸ਼ਰਤ ਦੇ ਲਾਲਚ ਦਿੱਤੇ ਗਏ ਤਾਂ ਸਾਹਿਬਜ਼ਾਦਿਆਂ ਨੇ ਜੁਆਬ ਦਿਤਾ ਕਿ ਦੁਨਿਆਵੀ ਪਦਾਰਥ ਮਨੁੱਖ ਦੇ ਸਰੀਰਕ ਸੁੱਖਾਂ ਤੱਕ ਸੀਮਿਤ ਹਨ ਸਾਨੂੰ ਅਧਿਆਤਮਿਕ ਜੀਵਨ ਬਸਰ ਕਰਨ ਦੀ ਗੁੜ੍ਹਤੀ ਪ੍ਰਾਪਤ ਹੈ ਜਿਸ ਵਿਚ ਸੁੱਖਾਂ ਦੀ ਬਜਾਏ ਸਵੈਮਾਨ ਨੂੰ ਸਰਬੋਤਮ ਮੰਨਿਆ ਗਿਆ ਹੈ। ਦਾਦੀ ਜੀ ਨੇ ਸਾਨੂੰ ਨਿਮਨ ਪੱਧਰ ਦਾ ਜੀਵਨ ਬਸਰ ਕਰਨ ਦੀ ਬਜਾਏ ਉੱਚਤਮ ਆਦਰਸ਼ਾਂ 'ਤੇ ਚੱਲਣ ਦੀ ਪ੍ਰੇਰਨਾ ਕੀਤੀ ਹੈ।

ਸਾਹਿਬਜ਼ਾਦਿਆਂ ਨੂੰ ਨਵਾਬ ਦੀ ਕਚਿਹਰੀ ਵਿਚ ਰੋਜ਼ਾਨਾ ਪੇਸ਼ ਕੀਤਾ ਜਾਂਦਾ ਸੀ। ਨਵਾਬ ਕੋਲ ਹਾਜ਼ਰ ਹੋਣ ਤੋਂ ਪਹਿਲਾਂ ਮਾਤਾ ਗੁਜਰੀ ਜੀ ਉਨ੍ਹਾਂ ਨੂੰ ਧਰਮ ਵਿਚ ਪੱਕੇ ਰਹਿਣ ਦੀ ਸਿੱਖਿਆ ਦਿੰਦੇ ਸਨ। ਮਾਤਾ ਜੀ ਦੁਆਰਾ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਦੀਆਂ ਸ਼ਹਾਦਤਾਂ ਪ੍ਰਤੀ ਪੈਦਾ ਕੀਤੀ ਚੇਤਨਾ ਸਾਹਿਬਜ਼ਾਦਿਆਂ ਨੂੰ ਸਿੱਖੀ ਆਨ-ਸ਼ਾਨ ਪ੍ਰਤੀ ਦ੍ਰਿੜ੍ਹ ਰਹਿਣ ਲਈ ਪ੍ਰੇਰਿਤ ਕਰਦੀ ਸੀ। ਮਾਤਾ ਜੀ ਅਕਾਲ ਪੁਰਖ ਦੇ ਹਮੇਸ਼ਾਂ ਅੰਗ-ਸੰਗ ਹੋਣ ਦੀ ਸਿੱਖਿਆ ਦ੍ਰਿੜ੍ਹ ਕਰਾਉਂਦੇ ਸਨ। ਅਕਾਲ ਪੁਰਖ ਦੇ ਜਾਪ ਵਾਲੇ ਗੁਣਾਂ ਨਾਲ ਉਨ੍ਹਾਂ ਦੇ ਮਨ ਵਿਚ “ਨਿਰਭਉ ਜਪੈ ਸਗਲ ਭਉ ਮਿਟੈ” ਦਾ ਗੁਣ ਸੰਚਾਰਿਤ ਸੀ। ਠੰਡ ਦੇ ਦਿਨਾਂ ਵਿਚ ਸਰਦੀ ਦੂਰ ਕਰਨ ਦਾ ਹੋਰ ਕੋਈ ਤਰੀਕਾ ਨਹੀਂ ਸੀ ਸਿਵਾਏ ਏਸ ਦੇ ਕਿ ਮਾਤਾ ਗੁਜਰੀ ਸਾਹਿਬਜ਼ਾਦਿਆਂ ਨੂੰ ਬੁੱਕਲ ਵਿਚ ਲੈ ਕੇ ਨਿੱਘ ਪੈਦਾ ਕਰਨ ਦਾ ਯਤਨ ਕਰਦੇ ਅਤੇ ਨਾਲ-ਨਾਲ ਸੂਬੇ ਦੀ ਕਚਿਹਰੀ ਵਿਚ ਹੁੰਦੇ ਵਾਰਤਾਲਾਪ ਬਾਰੇ ਸਾਹਿਬਜ਼ਾਦਿਆਂ ਨੂੰ ਸੱਚ ਦੇ ਹੱਕ ਵਿਚ ਡਟੇ ਰਹਿਣ ਦੀ ਪ੍ਰੇਰਨਾ ਕਰਦੇ ਸਨ। ਇੱਥੇ ਲੰਗਰ ਪਾਣੀ ਦਾ ਕੋਈ ਪ੍ਰਬੰਧ ਨਹੀਂ ਸੀ। ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਅਕਾਲ ਪੁਰਖ ਦੇ ਆਸਰੇ ਹੀ ਅੱਤ ਦੀ ਸਰਦੀ ਵਿਚ ਭੁੱਖੇ ਭਾਣੇ ਸਮਾਂ ਗੁਜ਼ਾਰਨਾ ਪੈ ਰਿਹਾ ਸੀ।

ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਭੁੱਖੇ ਦੇਖ ਕੇ ਮੋਤੀ ਰਾਮ ਮਹਿਰਾ ਦਾ ਮਨ

ਬੇਚੈਨ ਹੋ ਰਿਹਾ ਸੀ। ਇਹ ਸਰਹਿੰਦ ਦੇ ਫੌਜਦਾਰ ਨਵਾਬ ਵਜ਼ੀਰ ਖ਼ਾਨ ਦੇ ਸਮੇਂ ਹਿੰਦੂ ਕੈਦੀਆਂ ਨੂੰ ਭੋਜਨ ਛਕਾਉਣ ਵਾਲੇ ਰਸੋਈਖ਼ਾਨੇ ਵਿਚ ਕੰਮ ਕਰਦਾ ਸੀ। ਗੁਰੂ ਸਾਹਿਬਾਨ ਪ੍ਰਤੀ ਇਸਦੀ ਅਥਾਹ ਸ਼ਰਧਾ ਸੀ ਅਤੇ ਇਹ ਰਾਹ ਜਾਂਦੇ ਸਿੱਖਾਂ ਨੂੰ ਵੀ ਭੋਜਨ ਛਕਾ ਦਿੰਦਾ ਸੀ। ਜਦੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਸਹੇੜੀ ਤੋਂ ਸਰਹਿੰਦ ਵਿਖੇ ਲਿਆ ਕੇ ਠੰਡੇ ਬੁਰਜ ਵਿਚ ਕੈਦ ਕੀਤਾ ਤਾਂ ਇਸ ਨੂੰ ਆਦੇਸ਼ ਕੀਤਾ ਗਿਆ ਕਿ ਉਹ ਉਹਨਾਂ ਨੂੰ ਵੀ ਭੋਜਨ ਦੇ ਆਵੇ। ਜਦੋਂ ਇਹ ਭੋਜਨ ਲੈ ਕੇ ਮਾਤਾ ਜੀ ਕੋਲ ਗਿਆ ਤਾਂ ਉਹਨਾਂ ਨੇ ਜ਼ਾਲਮਾਂ ਦੁਆਰਾ ਭੇਜੇ ਗਏ ਭੋਜਨ ਨੂੰ ਗ੍ਰਹਿਣ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਵਾਪਸ ਘਰ ਆ ਕੇ ਬੇਚੈਨ ਹੋ ਗਿਆ। ਇਸ ਤੋਂ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦਾ ਭੁੱਖਾ ਰਹਿਣਾ ਬਰਦਾਸ਼ਤ ਨਹੀਂ ਹੋ ਰਿਹਾ ਸੀ। ਅੰਤਾਂ ਦੀ ਸਰਦੀ ਦੇ ਮੌਸਮ ਵਿਚ ਇਹ ਗਰਮ ਦੁੱਧ ਲੈ ਠੰਡੇ ਬੁਰਜ ਕੋਲ ਗਿਆ ਅਤੇ ਪਹਿਰੇ 'ਤੇ ਖੜੇ ਹਕੂਮਤ ਦੇ ਸਿਪਾਹੀਆਂ ਨੂੰ ਆਪਣੀ ਪਤਨੀ ਦੇ ਗਹਿਣੇ ਦੇ ਕੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਕੋਲ ਪੁੱਜ ਗਿਆ। ਮਾਤਾ ਜੀ ਨੇ ਮੋਤੀ ਰਾਮ ਨੂੰ ਪੁੱਛਿਆ ਕਿ ਤੂੰ ਸਾਡੇ ਲਈ ਦੁੱਧ ਲੈ ਕੇ ਆਇਆ ਹੈ ਕੀ ਤੈਨੂੰ ਵਜ਼ੀਰ ਖ਼ਾਨ ਤੋਂ ਡਰ ਨਹੀਂ ਲੱਗਦਾ? ਮੋਤੀ ਰਾਮ ਨੇ ਕਿਹਾ ਕਿ ਗੁਰੂ ਜੀ ਦੁਆਰਾ ਦੱਸਿਆ ਧਰਮ ਦਾ ਮਾਰਗ ਭੈਅ ਤੋਂ ਮੁਕਤ ਕਰ ਦਿੰਦਾ ਹੈ। ਮਾਤਾ ਜੀ ਨੇ ਉਸ ਨੂੰ ਧਰਮ ਮਾਰਗ 'ਤੇ ਚੱਲਦੇ ਹੋਏ ਜੀਵਨ ਬਸਰ ਕਰਨ ਦਾ ਅਸ਼ੀਰਵਾਦ ਦਿੰਦੇ ਹੋਏ ਦੁੱਧ ਗ੍ਰਹਿਣ ਕੀਤਾ ਅਤੇ ਸਾਹਿਬਜ਼ਾਦਿਆਂ ਨੂੰ ਛਕਾਇਆ। ਮਾਤਾ ਜੀ ਤਿੰਨ ਦਿਨ ਵਜ਼ੀਰ ਖ਼ਾਨ ਦੀ ਕੈਦ ਵਿਚ ਰਹੇ ਅਤੇ ਇਹ ਰੋਜ਼ਾਨਾ ਉਹਨਾਂ ਲਈ ਦੁੱਧ ਲੈ ਕੇ ਜਾਂਦਾ ਰਿਹਾ। ਜਦੋਂ ਨਵਾਬ ਵਜ਼ੀਰ ਖ਼ਾਨ ਨੂੰ ਇਸ ਗੱਲ ਦੀ ਜਾਣਕਾਰੀ ਪ੍ਰਾਪਤ ਹੋਈ ਤਾਂ ਉਸ ਨੇ ਮੋਤੀ ਰਾਮ ਮਹਿਰਾ ਨੂੰ ਪਰਿਵਾਰ ਸਮੇਤ ਕੋਹਲੂ ਵਿਚ ਪਿੜਵਾ ਕੇ ਸ਼ਹੀਦ ਕਰ ਦਿੱਤਾ ਸੀ। ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਤੋਂ ਲਗਪਗ ਅੱਧਾ ਕਿਲੋਮੀਟਰ ਦੂਰੀ 'ਤੇ ਇਸ ਦੀ ਯਾਦ ਇੱਕ ਇਕ ਗੁਰਧਾਮ ਮੌਜੂਦ ਹੈ ਜਿਹੜਾ ਕਿ ਇਸ ਦੁਆਰਾ ਕੀਤੀ ਗਈ ਸੇਵਾ ਬਦਲੇ ਪ੍ਰਾਪਤ ਕੀਤੀ ਗਈ ਸ਼ਹਾਦਤ ਦੀ ਯਾਦ ਦਿਵਾਉਂਦਾ ਹੈ।

ਚਮਕੌਰ ਦੇ ਯੁੱਧ ਤੋਂ ਵਾਪਸ ਪਰਤਦੇ ਹੋਏ ਮਲੇਰਕੋਟਲੇ ਦਾ ਨਵਾਬ ਸ਼ੇਰ ਮੁਹੰਮਦ ਖ਼ਾਨ ਨਵਾਬ ਵਜ਼ੀਰ ਖ਼ਾਨ ਕੋਲ ਸਰਹਿੰਦ ਵਿਖੇ ਆਇਆ ਹੋਇਆ ਸੀ। ਨਵਾਬ ਮਲੇਰਕੋਟਲਾ ਦਾ ਭਰਾ ਨਾਹਰ ਖ਼ਾਨ ਅਤੇ ਭਾਣਜਾ ਖ਼ਿਜ਼ਰ ਖ਼ਾਨ ਚਮਕੌਰ ਵਿਖੇ ਗੁਰੂ ਜੀ ਵਿਰੁੱਧ ਲੜਦੇ ਹੋਏ ਮਾਰੇ ਗਏ ਸਨ। ਉਸ ਦੇ ਸਾਹਮਣੇ ਛੋਟੇ ਸਾਹਿਬਜ਼ਾਦਿਆਂ ਨੂੰ ਨਵਾਬ ਵਜ਼ੀਰ ਖ਼ਾਨ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਸੀ। ਸਾਹਿਬਜ਼ਾਦੇ ਸਰਹਿੰਦ ਦੇ ਨਵਾਬ ਦੀ ਹਰ ਗੱਲ ਦਾ ਜੁਆਬ ਪੂਰਨ ਦ੍ਰਿੜ੍ਹਤਾ ਅਤੇ ਦਲੇਰੀ ਨਾਲ ਦੇ ਰਹੇ ਸਨ। ਸਾਹਿਬਜ਼ਾਦਿਆਂ ਨੂੰ ਝੁਕਦਾ ਨਾ

ਦੇਖ ਨਵਾਬ ਵਜ਼ੀਰ ਖ਼ਾਨ ਨੇ ਨਵਾਬ ਸ਼ੇਰ ਮੁਹੰਮਦ ਖ਼ਾਨ ਨੂੰ ਆਪਣੇ ਭਰਾ ਅਤੇ ਭਾਣਜੇ ਦੀ ਮੌਤ ਦਾ ਬਦਲਾ ਲੈਣ ਲਈ ਉਕਸਾਇਆ ਪਰ ਨਵਾਬ ਮਲੇਰਕੋਟਲਾ ਨੇ ਸ਼ੀਰ-ਖੋਰ ਬੱਚਿਆਂ ਨੂੰ ਮਾਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਕਿਉਂਕਿ ਉਸ ਨੂੰ ਇਹ ਅਨਿਆਪੂਰਨ ਕਾਰਜ ਲੱਗਦਾ ਸੀ। ਰਤਨ ਸਿੰਘ ਭੰਗੂ ਲਿਖਦਾ ਹੈ ਕਿ ਨਵਾਬ ਮਲੇਰਕੋਟਲਾ ਨੇ ਸਰਹਿੰਦ ਦੇ ਨਵਾਬ ਨੂੰ ਜਵਾਬ ਦਿੰਦੇ ਹੋਏ ਕਿਹਾ :

ਸ਼ੇਰ ਮੁਹੰਮਦ ਨਹਿ ਗਨੀ ਬੋਲਯੋ ਸੀਸ ਹਿਲਾਇ।

ਹਮ ਮਾਰੈਂ ਸ਼ੀਰ ਖੋਰਿਆਂ ਜਗ ਮੈਂ ਔਜਸ ਆਇ।

ਸ਼੍ਰੀ ਗੁਰ ਪੰਥ ਪ੍ਰਕਾਸ਼, ਪੰਨਾ 104.

ਸ਼ੇਰ ਮੁਹੰਮਦ ਖ਼ਾਨ ਦੇ ਲਫਜ਼ਾਂ ਦਾ ਵਿਸਤਾਰ ਕਰਦੇ ਹੋਏ ਜੋਗੀ ਅੱਲਾ ਯਾਰ ਖ਼ਾਨ ਲਿਖਦਾ ਹੈ :

ਬਦਲਾ ਹੀ ਲੇਨਾ ਹੋਗਾ ਤੇ ਹਮ ਲੇਂਗੇ ਬਾਪ ਸੇ।

ਮਹਿਫੂਜ਼ ਰਖੇ ਹਮ ਕੋ ਖੁਦਾ ਐਸੇ ਪਾਪ ਸੇ। ਸ਼ਹੀਦਾਨਿ ਵਫ਼ਾ, ਬੰਦ 104.

ਮਲੇਰਕੋਟਲੇ ਦੇ ਨਵਾਬ ਸ਼ੇਰ ਮੁਹੰਮਦ ਖ਼ਾਨ ਨਵਾਬ ਵਜ਼ੀਰ ਖ਼ਾਨ ਨੂੰ ਵਾਰ-ਵਾਰ ਸਮਝਾਉਣ ਦਾ ਯਤਨ ਕੀਤਾ ਕਿ ਉਹ ਵੀ ਦੁੱਧ ਪੀਂਦੇ ਬੱਚਿਆਂ ਨੂੰ ਸ਼ਹੀਦ ਨਾ ਕਰੇ। ਬੱਚਿਆਂ ਨੂੰ ਸ਼ਹੀਦ ਕਰਨ ਵਿਰੁੱਧ ਨਵਾਬ ਮਲੇਰਕੋਟਲਾ ਨੇ 'ਹਾਅ ਦਾ ਨਾਅਰਾ' ਮਾਰਿਆ ਸੀ। ਉਸ ਦੁਆਰਾ ਦਿਖਾਈ ਗਈ ਨਿਮਰਤਾ ਅਤੇ ਹਮਦਰਦੀ ਨੂੰ ਸਿੱਖ ਹਮੇਸ਼ਾਂ ਯਾਦ ਰੱਖਦੇ ਹਨ ਅਤੇ ਮਲੇਰਕੋਟਲਾ ਵਿਖੇ ਸਸ਼ੋਭਿਤ 'ਗੁਰਦੁਆਰਾ ਹਾਅ ਦਾ ਨਾਅਰਾ' ਇਸ ਘਟਨਾ ਦੀ ਯਾਦ ਦਿਵਾਉਂਦਾ ਹੈ।

ਸਾਹਿਬਜ਼ਾਦਿਆਂ ਨੂੰ ਝੁਕਦਾ ਨਾ ਦੇਖ ਵਜ਼ੀਰ ਖ਼ਾਨ ਸ਼ਰਮਿੰਦਾ ਹੋ ਰਿਹਾ ਸੀ। ਉਨ੍ਹਾਂ ਨੂੰ ਝੁਕਾਉਣ ਅਤੇ ਇਸਲਾਮ ਦੇ ਘੇਰੇ ਵਿਚ ਲਿਆਉਣ ਦੇ ਹਰ ਸੰਭਵ ਯਤਨ ਕੀਤੇ ਜਾ ਰਹੇ ਸਨ। ਇਕ ਵਾਰ ਤਾਂ ਸਾਹਿਬਜ਼ਾਦਿਆਂ ਨੂੰ ਇੱਥੋਂ ਤੱਕ ਆਖ ਦਿੱਤਾ ਗਿਆ ਕਿ ਉਨ੍ਹਾਂ ਦੇ ਪਿਤਾ ਨੂੰ ਚਮਕੌਰ ਵਿਖੇ ਮਾਰ ਦਿੱਤਾ ਗਿਆ ਹੈ ਅਤੇ ਹੁਣ ਉਹ ਇਕੱਲੇ ਰਹਿ ਗਏ ਹਨ :

ਤਮਰੋ ਪਿਤਾ ਮਧਿ ਚਮਕੌਰ।

ਮਾਰਿ ਲਯੋ ਗੜ ਮਧਿ ਤਿਤ ਠੌਰ।

ਸੀਸ ਕਾਟ ਤਾਨ ਅਸ ਸਾਬਾ।

ਦਿਲੀ ਗਯੋ ਸਾਹਿ ਕੇ ਹਾਬਾ।

ਸੁੱਖਾ ਸਿੰਘ, ਗੁਰਬਿਲਾਸ ਪਾਤਸ਼ਾਹੀ ੧੦, ਅਧਿਆਇ 21.264

ਸਾਹਿਬਜ਼ਾਦਯੋ ਪਿਤਾ ਤੁਹਾਰਾ।

ਗਵ ਚਮਕੌਰ ਘੇਰਿ ਗਹਿ ਮਾਰਾ॥21॥

ਭਾਈ ਸੰਤੋਖ ਸਿੰਘ, ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ,

ਰੁਤ 6, ਅੰਸੂ 51, ਪੰਨਾ 5950.

ਬੱਚਿਆਂ ਦਾ ਮਨੋਬਲ ਡੋਗਣ ਵਿਚ ਮਾਨਸਿਕ ਪੀੜਾ ਪਹੁੰਚਾਉਣ ਦਾ ਇਹ ਇਕ
ਕੋਝਾ ਯਤਨ ਸੀ, ਜੋ ਉਨ੍ਹਾਂ ਨੂੰ ਨਾ ਡੁਲਾ ਸਕਿਆ। ਸਾਹਿਬਜ਼ਾਦਿਆਂ ਨੇ ਦ੍ਰਿੜ੍ਹਤਾ ਪੂਰਵਕ
ਜਵਾਬ ਦਿੱਤਾ ਕਿ ਸਾਡੇ ਪਿਤਾ ਨੂੰ ਕੋਈ ਨਹੀਂ ਮਾਰ ਸਕਦਾ:

ਪਵਨ ਰੂਪ ਹਮਰੇ ਬਰ ਬਾਪ।

ਸਕਤ ਕੌਨ ਤਾ ਕੋ ਕਰ ਘਾਤ।

ਸੁੱਖਾ ਸਿੰਘ, ਗੁਰਬਿਲਾਸ ਪਾਤਸ਼ਾਹੀ ੧੦, ਅਧਿਆਇ 21.285

ਸ੍ਰੀ ਸਤਿਗੁਰ ਜੋ ਪਿਤਾ ਹਮਾਰਾ।

ਜਗ ਮਹਿ ਕੌਨ ਸਕਹਿ ਤਿਹ ਮਾਰਾ॥24॥

ਭਾਈ ਸੰਤੋਖ ਸਿੰਘ, ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ,

ਰੁਤ-6, ਅੰਸੂ 51, ਪੰਨਾ 5951.

ਜਦੋਂ ਸਾਹਿਬਜ਼ਾਦਿਆਂ ਨੂੰ ਵਾਰ-ਵਾਰ ਇਸਲਾਮ ਕਬੂਲ ਕਰਨ ਲਈ ਕਿਹਾ ਗਿਆ
ਤਾਂ ਉਨ੍ਹਾਂ ਸਪਸ਼ਟ ਇਨਕਾਰ ਕਰਦੇ ਹੋਏ ਸੱਚੇ ਸਿੱਖ ਆਦਰਸ਼ ਦਾ ਵਿਸਤਾਰ ਕਰਦੇ ਹੋਏ
ਕਿਹਾ :

ਹਮਰੇ ਬੰਸ ਰੀਤਿ ਇਮ ਆਈ।

ਸੀਸ ਦੇਤਿ ਪਰ ਧਰਮ ਨ ਜਾਈ।

ਭਾਈ ਸੰਤੋਖ ਸਿੰਘ, ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ,

ਰੁਤ 6, ਅੰਸੂ 51, ਪੰਨਾ 5952.

ਅਖੀਰ ਕੋਈ ਚਾਰਾ ਚਲਦਾ ਨਾ ਦੇਖ ਕਾਜ਼ੀ ਪਾਸੋਂ ਬੱਚਿਆਂ ਨੂੰ ਸ਼ਹੀਦ ਕਰਨ ਲਈ
ਫ਼ਤਵਾ ਮੰਗਿਆ ਤਾਂ ਕਾਜ਼ੀ ਨੇ ਇਹ ਆਖ ਕੇ ਫ਼ਤਵਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ
ਇਸਲਾਮ ਵਿਚ ਸ਼ੀਰ ਖੋਰ ਬੱਚਿਆਂ ਨੂੰ ਮਾਰਨਾ ਸਹੀ ਨਹੀਂ ਹੈ। ਕੋਲ ਖੜੇ ਸੁੱਚਾਨੰਦ ਨੇ ਕਿਹਾ
ਕਿ ਇਹ ਸੱਪ ਦੇ ਬੱਚੇ ਹਨ, ਇਨ੍ਹਾਂ ਨੂੰ ਇੱਥੇ ਹੀ ਕੁਚਲ ਦੇਣਾ ਚਾਹੀਦਾ ਹੈ। ਜਿਸ ਕਾਰਜ
ਲਈ ਸ਼ੇਰ ਮੁਹੰਮਦ ਖ਼ਾਨ ਨੇ ਜੁਆਬ ਦੇ ਦਿੱਤਾ, ਕਾਜ਼ੀ ਨੇ ਇਨਕਾਰ ਕਰ ਦਿੱਤਾ, ਉਸ ਨੂੰ
ਸੁੱਚਾਨੰਦ ਨੇ ਨੇਪਰੇ ਚਾੜ੍ਹਨ ਦਾ ਯਤਨ ਕੀਤਾ ਜਿਸ ਵਿਚ ਉਹ ਸਫ਼ਲ ਹੋ ਗਿਆ। ਸੁੱਚਾਨੰਦ ਦੇ

ਉਕਸਾਉਣ ਤੇ ਨਵਾਬ ਨੇ ਬੱਚਿਆਂ ਨੂੰ ਪੁੱਛਣਾ ਸ਼ੁਰੂ ਕੀਤਾ ਕਿ ਜੇ ਤੁਹਾਨੂੰ ਅਜ਼ਾਦ ਕਰ ਦੇਈਏ ਤਾਂ ਤੁਸੀਂ ਕੀ ਕਰੋਗੇ? ਸਾਹਿਬਜ਼ਾਦਿਆਂ ਨੇ ਜਵਾਬ ਦਿੱਤਾ ਕਿ ਅਸੀਂ ਸਿੱਖਾਂ ਨੂੰ ਦੁਬਾਰਾ ਸੰਗਠਿਤ ਅਤੇ ਸਸਤਰਧਾਰੀ ਕਰਾਂਗੇ ਅਤੇ ਤੁਹਾਡੇ ਵਰਗੇ ਜ਼ਾਲਮਾਂ ਵਿਰੁੱਧ ਯੁੱਧ ਕਰਾਂਗੇ। ਨਵਾਬ ਨੇ ਫਿਰ ਪੁੱਛਿਆ ਕਿ ਜੇ ਤੁਸੀਂ ਯੁੱਧ ਵਿਚ ਹਾਰ ਗਏ ਫਿਰ ਤੁਸੀਂ ਕੀ ਕਰੋਗੇ? ਗੁਰੂ ਪੁੱਤਰਾਂ ਨੇ ਫੇਰ ਜਵਾਬ ਦਿੱਤਾ ਕਿ ਅਸੀਂ ਫੇਰ ਫੌਜਾਂ ਇਕੱਠੀਆਂ ਕਰਕੇ ਯੁੱਧ ਦੀ ਤਿਆਰੀ ਕਰਾਂਗੇ ਅਤੇ ਜਾਂ ਤੁਹਾਨੂੰ ਮਾਰ ਕੇ ਸਾਹ ਲਵਾਂਗੇ ਜਾਂ ਆਪ ਲੜ ਕੇ ਸ਼ਹੀਦ ਹੋ ਜਾਵਾਂਗੇ। ਇਹ ਸਾਹਿਬਜ਼ਾਦਿਆਂ ਦੇ ਮਨ ਵਿਚ ਮਾਤਾ ਗੁਜਰੀ ਜੀ ਦੁਆਰਾ ਸੰਚਾਰਿਤ ਜੋਸ਼, ਨਿਰਭੈਤਾ ਅਤੇ ਚੜ੍ਹਦੀਕਲਾ ਦਾ ਪ੍ਰਗਟਾਵਾ ਸੀ ਜਿਸ ਨੇ ਭਰੀ ਕਚਹਿਰੀ ਵਿਚ ਮੁਗਲ ਹਾਕਮਾਂ ਨੂੰ ਤਰਕਹੀਨ, ਉਤੇਜਿਤ, ਹੈਰਾਨ ਅਤੇ ਪਰੇਸ਼ਾਨ ਕਰ ਦਿੱਤਾ ਸੀ।

ਸੁੱਚਾਨੰਦ ਆਪਣੀ ਚਾਲ ਵਿਚ ਸਫਲ ਰਿਹਾ ਅਤੇ ਨਵਾਬ ਵਜ਼ੀਰ ਖ਼ਾਨ ਨੇ ਬੱਚਿਆਂ ਲਈ ਮੌਤ ਦਾ ਫ਼ਤਵਾ ਇਹ ਕਹਿ ਕੇ ਕਾਜ਼ੀ ਤੋਂ ਹਾਸਲ ਕਰ ਲਿਆ ਕਿ ਇਹ ਸ਼ੀਰ ਖੋਰ ਬੱਚੇ ਹਕੂਮਤ ਦੇ ਬਾਗ਼ੀ ਹਨ ਅਤੇ ਇਨ੍ਹਾਂ ਲਈ ਮੌਤ ਦੀ ਸਜ਼ਾ ਹੀ ਵਾਜਬ ਹੈ।

ਨਵਾਬ ਵਜ਼ੀਰ ਖ਼ਾਨ ਨੇ ਕਾਜ਼ੀ ਤੋਂ ਹਾਸਲ ਕੀਤੇ ਫ਼ਤਵੇ ਅਨੁਸਾਰ ਬੱਚਿਆਂ ਨੂੰ ਨੀਹਾਂ ਵਿਚ ਚਿਣਨ ਦਾ ਹੁਕਮ ਸੁਣਾ ਦਿੱਤਾ। ਬੱਚਿਆਂ ਨੂੰ ਨੀਹਾਂ ਵਿਚ ਚਿਣਨ ਦੀ ਪ੍ਰਕ੍ਰਿਆ ਸ਼ੁਰੂ ਹੋਈ ਤਾਂ ਕਿਹਾ ਜਾਂਦਾ ਹੈ ਕਿ ਜਦੋਂ ਦੀਵਾਰ ਬੱਚਿਆਂ ਦੇ ਲੱਕ ਤੱਕ ਆਈ ਤਾਂ ਉਨ੍ਹਾਂ ਨੂੰ ਵਾਰ-ਵਾਰ ਕਿਹਾ ਗਿਆ ਕਿ ਜੇਕਰ ਇਸਲਾਮ ਕਬੂਲ ਕਰ ਲਉ ਤਾਂ ਜਾਨ ਬਖ਼ਸ਼ੀ ਹੋ ਸਕਦੀ ਹੈ। ਬੱਚਿਆਂ ਨੇ ਆਪਣੇ ਦਾਦੇ ਗੁਰੂ ਤੇਗ਼ ਬਹਾਦਰ ਜੀ ਵਾਂਗ ਧਰਮ ਪਰਿਵਰਤਨ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਅਣਖ ਤੇ ਸਵੈਮਾਨ ਦੇ ਮਾਰਗ 'ਤੇ ਚੱਲਦੇ ਹੋਏ ਮੌਤ ਕਬੂਲ ਕਰਨ ਦੇ ਇਰਾਦੇ ਨਾਲ ਹਕੂਮਤ ਦੀ ਪੇਸ਼ਕਸ਼ ਰੱਦ ਕਰ ਦਿੱਤੀ। ਜਦੋਂ ਦੀਵਾਰ ਬੱਚਿਆਂ ਦੀ ਗਰਦਨ ਤੱਕ ਆਈ ਤਾਂ ਉਹ ਬੇਹੋਸ਼ ਹੋ ਕੇ ਡਿੱਗ ਪਏ ਅਤੇ ਕੰਧ ਢਹਿ ਗਈ।

ਕਿਹਾ ਜਾਂਦਾ ਹੈ ਕਿ ਜਦੋਂ ਸਾਹਿਬਜ਼ਾਦੇ ਬੇਹੋਸ਼ ਹੋ ਕੇ ਡਿੱਗ ਪਏ ਤਾਂ ਉਨ੍ਹਾਂ ਨੂੰ ਸ਼ਹੀਦ ਕਰਨ ਦਾ ਹੁਕਮ ਸੁਣਾ ਦਿੱਤਾ ਗਿਆ ਜਿਸ ਦਾ ਹਵਾਲਾ ਇਤਿਹਾਸ ਦੇ ਵਿਭਿੰਨ ਗ੍ਰੰਥਾਂ ਵਿਚ ਦੇਖਣ ਨੂੰ ਮਿਲਦਾ ਹੈ :

ਦੁਨਾ ਸਿੰਘ ਹੰਢੂਰੀਆ

ਜਬ ਕਟਾਰ ਸੋਂ ਸੀਸ ਉਤਾਰੇ।

ਚਲਯੋ ਦੂਧ ਤਬ ਦੁਸ਼ਟ ਪੁਕਾਰੇ। *ਕਥਾ ਗੁਰੂ ਜੀ ਕੇ ਸੁਤਨ ਕੀ, ਬੰਦ 84.*

ਸੁੱਖਾ ਸਿੰਘ

ਦੋਊ ਸਿਸਨ ਕੇ ਸੀਸ ਉਤਾਰੀ।
ਦਏ ਕਾਟ ਉਨ ਅਧਮ ਗਵਾਰੀ।

ਗੁਰਬਿਲਾਸ ਪਾਤਸ਼ਾਹੀ ੧੦, ਅਧਿਆਇ 21.274

ਕੇਸਰ ਸਿੰਘ ਛਿੱਬਰ

ਜ਼ੋਰਾਵਰ ਸਿੰਘ ਦੇ ਪ੍ਰਾਨ ਖੰਡੇ ਨਾਲਿ ਬੇਗ ਛੁਟ ਗਏ।
ਅੱਧੀ ਘੜੀ ਫਤੇ ਸਿੰਘ ਜੀ ਚਰਨ ਮਾਰਦੇ ਭਏ।

(ਬੰਸਾਵਲੀਨਾਮਾ, ਅਧਿਆਇ 10.581)

ਰਤਨ ਸਿੰਘ ਭੰਗੂ

ਹੁਤੇ ਉਹਾਂ ਥੋ ਛੁਰਾ ਇਕ ਵਾਰੋ
ਦੈ ਗੋਡੇ ਹੇਠ ਕਰ ਜ਼ਿਬਹ ਡਾਰੋ।
ਤੜਫ ਤੜਫ ਗਈ ਜਿੰਦ ਉਡਾਇ
ਇਸ ਸ਼ੀਰ ਖੋਰ ਦੁਇ ਦਏ ਕਤਲਾਇ।

ਸ੍ਰੀ ਗੁਰ ਪੰਥ ਪ੍ਰਕਾਸ਼, ਪੰਨਾ 104.

ਗਿਆਨੀ ਗਿਆਨ ਸਿੰਘ

ਦੋਸ਼ ਅਦੋਸ਼ ਨ ਜਰਾ ਵਿਚਾਰੋ।
ਕਤਲ ਕਰਾਵੋ ਬਿਨਾ ਅਵਾਰੋ।
ਮਾਨ ਬਜੀਦੇ ਕਹਯੋ ਜਲਾਦਨ।
ਮਾਰੋ ਗਰਦਨ ਇਨਿ ਗੁਰੂ-ਜ਼ਾਦਨ॥70॥
ਸੱਯਦ ਹੁਤੇ ਸਮਾਣੇ ਕੇਰੇ।
ਗਹੇ ਕਤਲ ਹਿਤ ਉਨਿ ਬਿਨ ਦੇਰੇ।
ਤਬਿ ਗੁਰੂ ਸੁਤ ਨਿਜ ਸ਼ਕਤੀ ਸੰਗੈ।
ਗਏ ਤਯਾਗ ਤ੍ਰਿਨ ਜਯੋਂ ਨਿਜ ਅੰਗੈ॥71॥

ਪੰਥ ਪ੍ਰਕਾਸ਼, ਅਧਿਆਇ 66.70-71

ਸਾਹਿਬਜ਼ਾਦਿਆਂ ਨੂੰ ਜ਼ਿਬਹ ਕਰ ਕੇ ਸ਼ਹੀਦ ਕਰਨ ਦਾ ਕੰਮ ਦੋ ਜਲਾਦਾਂ ਸ਼ਾਸ਼ਲ ਬੇਗ ਅਤੇ ਬਾਸ਼ਲ ਬੇਗ ਨੇ ਕੀਤਾ ਸੀ ਜੋ ਕਿ ਕਿਸੇ ਮੁਕੱਦਮੇ ਦੀ ਤਾਰੀਖ਼ ਭੁਗਤਣ ਲਈ ਸਰਹਿੰਦ ਆਏ ਹੋਏ ਸਨ। ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਲਈ ਉਹ ਇਸ ਗੱਲ 'ਤੇ ਰਾਜੀ ਹੋ ਗਏ

ਸਨ ਕਿ ਉਹਨਾਂ ਦੇ ਸਾਰੇ ਜੁਰਮ ਮਾਫ਼ ਕਰ ਦਿੱਤੇ ਜਾਣਗੇ। ਵਜ਼ੀਰ ਖ਼ਾਨ ਦਾ ਆਦੇਸ਼ ਮੰਨਦੇ ਹੋਏ ਉਹਨਾਂ ਨੇ ਦੋਵੇਂ ਸਾਹਿਬਜ਼ਾਦਿਆਂ ਨੂੰ ਜ਼ਿਬਾਹ ਕਰ ਦਿੱਤਾ। ਮਾਤਾ ਗੁਜਰੀ ਜੀ ਨੂੰ ਜਦੋਂ ਇਸ ਘਟਨਾ ਦਾ ਪਤਾ ਲੱਗਾ ਤਾਂ ਉਹ ਵੀ ਗੁਰਪੁਰੀ ਜਾ ਬਿਰਾਜੇ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਇਤਿਹਾਸ ਵਿਚ 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ ਅਤੇ ਜਿਸ ਸਰਹਿੰਦ ਨਗਰ ਵਿਖੇ ਉਹਨਾਂ ਨੂੰ ਸ਼ਹੀਦ ਕੀਤਾ ਗਿਆ ਸੀ ਉਸ ਨੂੰ 'ਗੁਰੂ-ਮਾਰੀ ਸਰਹਿੰਦ' ਕਿਹਾ ਜਾਂਦਾ ਹੈ। ਸੱਚ ਧਰਮ ਦੀ ਅਵਾਜ਼ ਦੀ ਜਿਹੜੀ ਜੋਤ ਸਰਹਿੰਦ ਵਿਖੇ ਬੁਲੰਦ ਹੋਈ ਹੈ ਉਸ ਨੂੰ ਕਵੀਆਂ ਨੇ ਆਪਣੇ ਅੰਦਾਜ਼ ਵਿਚ ਕਲਮਬੰਦ ਕੀਤਾ ਹੈ। ਮਹਿੰਦਰ ਸਿੰਘ ਮਾਨੂਪੁਰੀ ਦੀਆਂ ਇਹ ਸਤਰਾਂ ਸਰਹਿੰਦ ਦੇ ਸਾਕੇ ਵਿਚੋਂ ਪੈਦਾ ਹੋਈ ਸੱਚ ਦੀ ਅਵਾਜ਼ ਨੂੰ ਬੁਲੰਦ ਕਰਦੀਆਂ ਹਨ :

ਸੱਚ ਨੀਹਾਂ ਵਿਚ ਚਮਕੇ ਦਮਕੇ, ਝੂਠ ਖਾਕ ਦੀ ਢੇਰੀ।

ਵਕਤ ਨਾ ਬਖਸ਼ੇ ਕਦੇ ਝੂਠ ਨੂੰ, ਸੱਚ ਦੀ 'ਵਾਜ਼ ਉਚੇਰੀ'।

‘ਗੁਰੂ ਮਾਰੀ’ ਨੂੰ ਸਿਜਦਾ ਕਰੀਏ, ਸੱਚ ਜਿਸ ਨੇ ਚਮਕਾਇਆ।

ਧੰਨ ਕੁਰਬਾਨੀ! ਦੋ ਲਾਲਾਂ ਦੀ, ਸਾਰਾ ਜਗਤ ਝੁਕਾਇਆ।

ਜੋਤ-ਫ਼ਤਹਿ ਦੀ ਜਗੇ ਫ਼ਤਹਿਗੜ੍ਹ, ਸੱਚ ਦਾ ਰਾਹ ਦਰਸਾਉਂਦੀ।

ਕੁੱਲ ਆਲਮ ਦਾ ਨੇਰੂਾ ਚੁੱਕਦੀ, ਚਾਨਣ ਸੰਗ ਰੁਸ਼ਨਾਉਂਦੀ।

ਨਿੱਕੀਆਂ ਜਿੰਦਾਂ, ਵੱਡੇ ਸਾਕੇ, ਫਰਸ਼ੋਂ ਅਰਸ਼ ਬਣਾਵਣ।

ਨੂਰ ਇਲਾਹੀ, ਅਰਸ਼ੀ ਜੋਤਾਂ, ਜਦ ਧਰਤੀ ਤੇ ਆਵਣ।

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਮੇਂ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਤੋਂ ਨਿਕਲ ਕੇ ਲੰਮੇ ਜੱਟਪੁਰੇ ਜਾ ਪਹੁੰਚੇ ਸਨ ਜਿੱਥੇ ਉਨ੍ਹਾਂ ਨੂੰ ਆਪਣੇ ਛੋਟੇ ਸਪੁੱਤਰਾਂ ਦੀ ਸ਼ਹੀਦੀ ਦੀ ਖ਼ਬਰ ਮਿਲੀ ਸੀ। ਰਾਇ ਕੱਲ੍ਹਾ ਇੱਥੋਂ ਦਾ ਚੌਧਰੀ ਸੀ ਜਿਹੜਾ ਕਿ ਹਿੰਦੂ ਧਰਮ ਛੱਡ ਕੇ ਮੁਸਲਮਾਨ ਹੋ ਗਿਆ ਸੀ ਪਰ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਰੱਖਦਾ ਸੀ। ਚਮਕੌਰ ਤੋਂ ਚੱਲ ਕੇ ਜਦੋਂ ਗੁਰੂ ਜੀ ਇਸ ਪਿੰਡ ਕੋਲੋਂ ਲੰਘ ਰਹੇ ਸਨ ਤਾਂ ਇਸ ਨੇ ਗੁਰੂ ਜੀ ਦਾ ਸ਼ਰਧਾ ਸਹਿਤ ਸੁਆਗਤ ਕੀਤਾ ਸੀ। ਜਿੰਨੇ ਦਿਨ ਗੁਰੂ ਜੀ ਇੱਥੇ ਰਹੇ, ਇਹ ਉਹਨਾਂ ਦੀ ਸੇਵਾ ਕਰਦਾ ਰਿਹਾ ਸੀ। ਗੁਰੂ ਜੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਕਿਸੇ ਨੇ ਆ ਸੁਣਾਈ ਤਾਂ ਇਸ ਘਟਨਾ ਦੀ ਵਿਸਤ੍ਰਿਤ ਜਾਣਕਾਰੀ ਹਾਸਲ ਕਰਨ ਲਈ ਗੁਰੂ ਜੀ ਦੀ ਆਗਿਆ ਨਾਲ ਰਾਇ ਕੱਲ੍ਹੇ ਨੇ ਆਪਣੇ ਇਕ ਖ਼ਾਸ ਆਦਮੀ ਨੂਰਾ ਮਾਰੀ ਨੂੰ ਘੋੜਾ ਦੇ ਕੇ ਸਰਹਿੰਦ ਦੇ ਦੀਵਾਨ ਟੋਡਰ ਮੱਲ ਕੋਲ ਭੇਜਿਆ।

ਦੀਵਾਨ ਟੋਡਰ ਮੱਲ ਸਰਹਿੰਦ ਦਾ ਇਕ ਅਮੀਰ ਵਪਾਰੀ ਸੀ ਅਤੇ ਜਦੋਂ ਇਸ ਨੂੰ ਜਾਣਕਾਰੀ ਮਿਲੀ ਕਿ ਗੁਰੂ ਗਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਰਹਿੰਦ ਦੇ ਨਵਾਬ ਵਜ਼ੀਰ ਖਾਨ ਦੀ ਕੈਦ ਵਿਚ ਹਨ ਤਾਂ ਇਸ ਨੇ ਨਿਮਰਤਾ ਸਹਿਤ ਹੱਥ ਜੋੜਦੇ ਹੋਏ ਨਵਾਬ ਨੂੰ ਬੇਨਤੀ ਕੀਤੀ ਸੀ ਕਿ ਤੁਹਾਡਾ ਵੈਰ ਗੁਰੂ ਸਾਹਿਬ ਨਾਲ ਹੈ। ਇਹਨਾਂ ਬੱਚਿਆਂ ਨੇ ਤੁਹਾਡਾ ਕੀ ਵਿਗਾੜਿਆ ਹੈ? ਮੇਰੀ ਸਾਰੀ ਧਨ-ਦੌਲਤ ਲੈ ਕੇ ਇਹਨਾਂ ਬੱਚਿਆਂ ਦੀ ਜਾਨ ਬਖ਼ਸ਼ ਦਿਉ। ਨਵਾਬ ਨੂੰ ਦੀਵਾਨ ਟੋਡਰ ਮੱਲ ਦੀਆਂ ਗੱਲਾਂ 'ਤੇ ਗੁੱਸਾ ਆ ਰਿਹਾ ਸੀ ਅਤੇ ਉਸ ਨੇ ਇਸ ਨੂੰ ਦਰਬਾਰ ਵਿਚੋਂ ਬਾਹਰ ਕੱਢ ਦਿੱਤਾ ਸੀ। ਜਦੋਂ ਨਵਾਬ ਵਜ਼ੀਰ ਖਾਨ ਦੇ ਆਦੇਸ਼ ਨਾਲ ਦੋਵੇਂ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਅਤੇ ਇਹ ਖ਼ਬਰ ਸੁਣਦੇ ਹੀ ਮਾਤਾ ਗੁਜਰੀ ਜੀ ਵੀ ਅਕਾਲ ਚਲਾਣਾ ਕਰ ਗਏ ਸਨ ਤਾਂ ਇਸ ਨੇ ਉਹਨਾਂ ਦਾ ਸਸਕਾਰ ਆਪਣੇ ਹੱਥੀਂ ਕੀਤਾ ਸੀ।

ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੇ ਅੰਤਿਮ ਸਸਕਾਰ ਲਈ ਸਰਹਿੰਦ ਦੇ ਕਿਲੇ ਦੇ ਆਸ-ਪਾਸ ਕੋਈ ਵੀ ਜ਼ਿੰਮੀਦਾਰ ਆਪਣੀ ਜ਼ਮੀਨ ਦੇਣ ਨੂੰ ਤਿਆਰ ਨਹੀਂ ਸੀ। ਅਖ਼ੀਰ ਉੱਥੋਂ ਕੁੱਝ ਦੂਰ ਅੱਤਾ ਨਾਂ ਦਾ ਇਕ ਜ਼ਿੰਮੀਦਾਰ ਆਪਣੀ ਜ਼ਮੀਨ ਦੇਣ ਲਈ ਤਿਆਰ ਹੋ ਗਿਆ ਪਰ ਉਸ ਦੀ ਸ਼ਰਤ ਸੀ ਕਿ ਸੋਨੇ ਦੀਆਂ ਮੋਹਰਾਂ ਰੱਖ ਕੇ ਜ਼ਮੀਨ ਪ੍ਰਾਪਤ ਕੀਤੀ ਜਾ ਸਕਦੀ ਹੈ। ਦੀਵਾਨ ਟੋਡਰ ਮੱਲ ਨੇ ਸਸਕਾਰ ਲਈ ਲੋੜੀਂਦੀ ਜ਼ਮੀਨ ਖਰੀਦਣ ਲਈ ਆਪਣਾ ਸਭ ਕੁੱਝ ਵੇਚ ਦਿੱਤਾ ਅਤੇ ਸੋਨੇ ਦੀਆਂ ਮੋਹਰਾਂ ਵਿਛਾ ਕੇ ਜ਼ਮੀਨ ਖਰੀਦੀ ਸੀ। ਦੀਵਾਨ ਟੋਡਰ ਮੱਲ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦਾ ਸਸਕਾਰ ਆਪਣੇ ਹੱਥੀਂ ਕੀਤਾ ਸੀ। ਜਿਸ ਅਸਥਾਨ 'ਤੇ ਸਸਕਾਰ ਕੀਤਾ ਗਿਆ ਸੀ ਉੱਥੇ ਹੁਣ ਗੁਰਦੁਆਰਾ ਜੋਤੀ ਸਰੂਪ ਸਾਹਿਬ ਮੌਜੂਦ ਹੈ।

ਦੀਵਾਨ ਟੋਡਰ ਮੱਲ ਅਤੇ ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੁਆਰਾ ਸਾਹਿਬਜ਼ਾਦਿਆਂ ਨੂੰ ਬਚਾਉਣ ਦੇ ਯਤਨਾਂ ਸੰਬੰਧੀ ਪ੍ਰਸੰਗ ਲਗਪਗ ਸਮੂਹ ਸਰੋਤਾਂ ਵਿਚ ਮਿਲਦੇ ਹਨ। ਫ਼ਾਰਸੀ ਦੇ ਇਕ ਲਿਖਾਰੀ ਕਨੂਈਆ ਲਾਲ ਨੇ ਦੀ ਆਪਣੀ ਰਚਨਾ *ਤਾਰੀਖ਼-ਇ-ਪੰਜਾਬ* ਵਿਚ ਦੱਸਿਆ ਹੈ ਕਿ ਧਰਮ ਦੇ ਮਾਰਗ 'ਤੇ ਚੱਲਣ ਵਾਲਿਆਂ ਦੀ ਵੇਲ ਹਰੀ ਰਹਿੰਦੀ ਹੈ, ਉਹ ਅਮਰ ਹੋ ਜਾਂਦੇ ਹਨ, ਸੰਸਾਰ ਵਿਚ ਉਹਨਾਂ ਦਾ ਨਾਂ ਸੁਭ ਭਾਵਨਾ ਨਾਲ ਲਿਆ ਜਾਂਦਾ ਹੈ ਅਤੇ ਜਿਹੜੇ ਧਰਮ ਦੇ ਮਾਰਗ 'ਤੇ ਚੱਲਣ ਵਾਲਿਆਂ ਉੱਪਰ ਜ਼ੁਲਮ ਕਰਦੇ ਹਨ ਉਹਨਾਂ ਦਾ ਨਿਸ਼ਾਨ ਮਿਟ ਜਾਂਦਾ ਹੈ। ਸਾਹਿਬਜ਼ਾਦਿਆਂ ਸੰਬੰਧੀ ਟਿੱਪਣੀ ਕਰਦਾ ਹੋਇਆ ਇਹ ਕਹਿੰਦਾ ਹੈ ਕਿ ਸਰਹਿੰਦ ਦੇ ਸੂਬੇ ਸਾਹਮਣੇ, ਮਾਤਾ ਗੁਜਰੀ ਸਮੇਤ, ਗੁਰੂ ਜੀ ਦੇ

ਨਾਬਾਲਗ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਗ੍ਰਿਫ਼ਤਾਰ ਕਰ ਕੇ ਲਿਆਂਦੇ ਗਏ। ਵਜ਼ੀਰ ਖ਼ਾਨ, ਸੂਬਾ ਸਰਹਿੰਦ, ਦਾ ਇਹ ਮਨਸ਼ਾ ਅਸਲੋਂ ਨਹੀਂ ਸੀ ਕਿ ਉਨ੍ਹਾਂ ਭੋਲੇ ਬੱਚਿਆਂ ਨੂੰ ਕਤਲ ਕੀਤਾ ਜਾਵੇ, ਪਰੰਤੂ ਦੀਵਾਨ ਸੁੱਚਾ ਨੰਦ ਖੱਤਰੀ ਨੇ ਯਤਨ ਕਰਕੇ ਸਾਹਿਬਜ਼ਾਦਿਆਂ ਨੂੰ ਕਤਲ ਕਰਵਾ ਦਿੱਤਾ ਕਿਉਂਕਿ ਉਨ੍ਹਾਂ ਦੋਵਾਂ ਨੇ ਉਸ ਦੇ ਰੂਬਰੂ ਸਖ਼ਤ ਬਚਨ ਕੀਤੇ ਸਨ। ਭਾਵੇਂ ਨਾਇਬ ਨਾਜ਼ਮ ਸ਼ੇਰ ਮੁਹੰਮਦ ਖ਼ਾਨ ਨੇ ਨਾਬਾਲਗ ਬੱਚਿਆਂ ਦੇ ਕਤਲ ਨੂੰ ਸ਼ਰ੍ਹਾ ਦੇ ਖ਼ਿਲਾਫ਼ ਦੱਸਿਆ ਸੀ ਅਤੇ ਟੋਡਰ ਮੱਲ ਖੱਤਰੀ ਰਈਸ ਸਰਹਿੰਦ ਨੇ ਸਾਹਿਬਜ਼ਾਦਿਆਂ ਦੇ ਕਤਲ ਬਦਲੇ ਭਾਰੀ ਰਕਮ ਦੇਣੀ ਪ੍ਰਵਾਨ ਕੀਤੀ ਸੀ ਪਰ ਸਾਹਿਬਜ਼ਾਦੇ ਕਤਲ ਹੋਣੇ ਨਾ ਬਚ ਸਕੇ। ਇਹ ਖ਼ਬਰ ਸੁਣ ਕੇ ਗੁਰੂ ਜੀ ਨੇ ਇਨ੍ਹਾਂ ਦੋਵੇਂ ਸੱਜਣਾਂ ਦੇ ਹੱਕ ਵਿਚ ਵਾਹਿਗੁਰੂ ਦੇ ਹਜ਼ੂਰ ਸ਼ੁਭ ਅਰਦਾਸ ਕੀਤੀ ਤੇ ਇਨ੍ਹਾਂ ਦੀ ਖ਼ੈਰ ਮੰਗੀ। ਇਸੇ ਲਈ ਇਨ੍ਹਾਂ ਦੋਵਾਂ ਦੇ ਖ਼ਾਨਦਾਨ ਤਾਂ ਹੁਣ ਤਕ ਫਲ-ਫੁਲ ਰਹੇ ਹਨ ਪਰ ਵਜ਼ੀਰ ਖ਼ਾਨ ਤੇ ਸੁੱਚਾ ਨੰਦ ਦੀਆਂ ਜੜ੍ਹਾਂ ਪੁੱਟੀਆਂ ਗਈਆਂ ਹਨ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਮਾਤਾ ਗੁਜਰੀ ਦੇ ਅਕਾਲ ਚਲਾਣੇ ਦੀ ਖ਼ਬਰ ਰਾਇ ਕੱਲਾ ਦੇ ਭੇਜੇ ਹੋਏ ਦੂਤ ਨੂਰਾ ਮਾਹੀ ਰਾਹੀਂ ਲੰਮੇ ਜੱਟਪੁਰੇ ਗੁਰੂ ਗੋਬਿੰਦ ਸਿੰਘ ਜੀ ਕੋਲ ਪੁੱਜੀ ਸੀ। ਗੁਰੂ ਜੀ ਨੇ ਕਿਹਾ ਮੇਰੇ ਪੁੱਤਰ ਮਰੇ ਨਹੀਂ। ਧਰਮ ਦੇ ਮਾਰਗ 'ਤੇ ਚੱਲ ਕੇ ਉਹ ਸਦੀਵ ਕਾਲ ਲਈ ਅਮਰ ਹੋ ਗਏ ਹਨ। ਇਹ ਸਰਹਿੰਦ ਹੀ ਹੈ ਜਿਸ ਨੂੰ ਮਰਨਾ ਪਵੇਗਾ। ਇਹ ਕਹਿ ਕੇ ਉਨ੍ਹਾਂ ਨੇ ਆਪਣੇ ਤੀਰ ਨਾਲ ਇਕ ਝਾੜੀ ਨੂੰ ਉਖਾੜ ਦਿੱਤਾ ਅਤੇ ਕਿਹਾ, ਵੈਰੀ ਨੂੰ ਇਸ ਤਰ੍ਹਾਂ ਜੜ੍ਹ ਤੋਂ ਪੁੱਟ ਦਿੱਤਾ ਜਾਵੇਗਾ। ਇਸ ਘਟਨਾ ਉਪਰੰਤ ਗੁਰੂ ਜੀ ਨੇ ਬਾਦਸ਼ਾਹ ਔਰੰਗਜ਼ੇਬ ਨੂੰ ਇਕ ਚਿੱਠੀ ਲਿਖੀ ਜਿਸ ਨੂੰ *ਸ਼ਫ਼ਰਨਾਮਾ* ਕਿਹਾ ਜਾਂਦਾ ਹੈ। ਇਤਿਹਾਸ ਵਿਚ ਇਸ ਨੂੰ 'ਫ਼ਤਿਹ ਦੀ ਚਿੱਠੀ' ਵੀ ਕਿਹਾ ਜਾਂਦਾ ਹੈ। ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਗੁਰੂ ਜੀ ਦੀ ਇਹ ਚਿੱਠੀ ਲੈ ਕੇ ਦੱਖਣ ਵਿਚ ਬਾਦਸ਼ਾਹ ਔਰੰਗਜ਼ੇਬ ਵੱਲ ਗਏ ਸਨ। ਲੰਮਾ ਸਮਾਂ ਯਤਨ ਕਰਨ ਤੋਂ ਬਾਅਦ ਇਹ ਦੱਖਣ ਵਿਚ ਅਹਿਮਦ ਨਗਰ ਵਿਖੇ ਬਾਦਸ਼ਾਹ ਔਰੰਗਜ਼ੇਬ ਨੂੰ ਗੁਰੂ ਜੀ ਇਹ ਚਿੱਠੀ ਦੇਣ ਵਿਚ ਸਫ਼ਲ ਹੋਏ ਸਨ। ਬਾਦਸ਼ਾਹ ਨੂੰ ਲਿਖੀ ਇਸ ਚਿੱਠੀ ਵਿਚ ਗੁਰੂ ਜੀ ਨੇ ਚਾਰ ਸਾਹਿਬਜ਼ਾਦਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕੀ ਹੋਇਆ ਕਿ ਤੂੰ ਮੇਰੇ ਚਾਰ ਕੁ ਬੱਚੇ ਮਾਰ ਦਿੱਤੇ ਹਨ, (ਖ਼ਾਲਸੇ ਦੇ ਰੂਪ ਵਿਚ) ਕੁੰਡਲੀਆ ਨਾਗ ਹਾਲੇ ਜਿਉਂਦਾ ਹੈ:

ਚਿਹਾ ਸੁਦ ਕਿ ਚੂੰ ਬੱਚਗਾਂ ਕੁਸ਼ਤਹ ਚਾਰ।

ਕਿ ਬਾਕੀ ਬਿਮਾਂਦਾ ਸਤ ਪੇਚੀਦਹ ਮਾਰ। (ਸ਼ਿਅਰ 78)

ਧਰਮ ਅਤੇ ਨੈਤਿਕਤਾ ਦਾ ਮਾਰਗ ਦਰਸ਼ਨ ਕਰਨ ਵਾਲਾ ਇਹ ਪੱਤਰ ਸਾਹਿਬਜ਼ਾਦਿਆਂ ਨੂੰ ਧਰਮ ਦੀ ਰਾਖੀ ਲਈ ਸ਼ਹੀਦ ਹੋਣਾ ਪ੍ਰਵਾਨ ਕਰਦਾ ਹੈ। ਧਰਮ ਦਾ ਜੋ ਮਾਰਗ ਵੱਡੇ-ਵੱਡੇ ਰਿਆਂ ਨੇ ਦਿਖਾਇਆ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਉਸ ਮਾਰਗ ਨੂੰ ਦ੍ਰਿੜ ਕਰਾਇਆ ਸੀ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਧਰਮ ਦੇ ਮਾਰਗ 'ਤੇ ਚੱਲਣ ਵਾਲਿਆਂ ਲਈ ਪ੍ਰੇਰਨਾ ਪੈਦਾ ਕੀਤੀ ਸੀ। ਦੀਨੇ ਕਾਂਗੜ ਤੋਂ ਮੁਕਤਸਰ ਹੁੰਦੇ ਹੋਏ ਗੁਰੂ ਜੀ ਤਲਵੰਡੀ ਪਹੁੰਚੇ ਤਾਂ ਦੂਰੋਂ-ਨੇੜਿਉਂ ਸਿੱਖ ਸੰਗਤ ਉਹਨਾਂ ਦੇ ਦਰਸ਼ਨ ਕਰਨ ਲਈ ਪਹੁੰਚਣ ਲੱਗੀ। ਇੱਥੇ ਹੀ ਫੂਲ ਪਿੰਡ ਦੇ ਚੌਧਰੀ ਰਾਮਾ ਤੇ ਤਿਲੋਕਾ ਗੁਰੂ ਜੀ ਦੇ ਦਰਸ਼ਨ ਕਰਨ ਆਏ ਅਤੇ ਚਮਕੌਰ ਦਾ ਹਾਲ ਦੱਸਦੇ ਹੋਏ ਕਿਹਾ ਕਿ ਤੀਜੇ ਦਿਨ ਚੌਧਰੀ ਬੁਧੀ ਚੰਦ ਦੀ ਸਹਾਇਤਾ ਨਾਲ ਦੋਵੇਂ ਸਾਹਿਬਜ਼ਾਦਿਆਂ ਤੇ ਸ਼ਹੀਦ ਸਿੱਖਾਂ ਦਾ ਸਸਕਾਰ ਕਰ ਦਿੱਤਾ ਸੀ। ਭਾਈ ਮਨੀ ਸਿੰਘ ਜੀ ਨਾਲ ਮਾਤਾ ਸਾਹਿਬ ਕੌਰ ਅਤੇ ਮਾਤਾ ਸੁੰਦਰੀ ਜੀ ਦਮਦਮੇ ਗੁਰੂ ਦਰਸ਼ਨਾਂ ਨੂੰ ਆਈਆਂ ਤਾਂ ਸਾਹਿਬਜ਼ਾਦਿਆਂ ਬਾਰੇ ਪੁੱਛਿਆ। ਗੁਰੂ ਜੀ ਨੇ ਮਾਤਾਵਾਂ ਨੂੰ ਧਰਵਾਸ ਦਿੰਦੇ ਹੋਏ ਕਿਹਾ:

ਇਨ ਸਿਖਨ ਕੇ ਸੀਸ ਪੈ ਵਾਰ ਦੀਏ ਸੁਤ ਚਾਰ।

ਚਾਰ ਮੁਏ ਤੋਂ ਕਿਆ ਹੂਆ ਜੀਵਤ ਕਈ ਹਜ਼ਾਰ।

ਤਲਵੰਡੀ ਸਾਬੋ ਤੋਂ ਗੁਰੂ ਗੋਬਿੰਦ ਸਿੰਘ ਜੀ ਨਾਂਦੇੜ ਚਲੇ ਗਏ, ਜਿੱਥੇ ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਿੰਘ ਸਜਾ ਕੇ ਅਤੇ ਖਾਲਸਾ ਜਥੇਬੰਦੀ ਦਾ ਆਗੂ ਥਾਪ ਕੇ ਜ਼ੁਲਮ ਦਾ ਨਾਸ਼ ਕਰਨ ਲਈ ਪੰਜਾਬ ਵੱਲ ਭੇਜਿਆ ਸੀ। ਗੁਰੂ ਜੀ ਦੇ ਅਸ਼ੀਰਵਾਦ ਸਦਕਾ ਉਸ ਨੇ ਛੇਤੀ ਹੀ ਖਾਲਸਾ ਫ਼ੌਜਾਂ ਤਿਆਰ ਕਰ ਕੇ ਸਮਾਣਾ ਅਤੇ ਸਢੌਰਾ ਵਿਖੇ ਜ਼ਾਲਮਾਂ ਨੂੰ ਸੋਧ ਕੇ ਜਦੋਂ ਸਰਹਿੰਦ ਵੱਲ ਵਧਿਆ ਤਾਂ ਸਿੱਖਾਂ ਨੇ ਭਰਪੂਰ ਹੁੰਗਾਰੇ ਨਾਲ ਉਸ ਦਾ ਸਾਥ ਦਿੱਤਾ ਸੀ। ਸਰਹਿੰਦ ਦੇ ਯੁੱਧ ਵਿਚ ਸ਼ਾਮਲ ਹੋਣਾ ਸਿੱਖ ਆਪਣਾ ਧਾਰਮਿਕ ਫਰਜ਼ ਸਮਝ ਰਹੇ ਸਨ ਕਿਉਂਕਿ ਇੱਥੋਂ ਦੇ ਨਵਾਬ ਨੇ ਇਸੇ ਸਥਾਨ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਸੀ। ਜਿਸ-ਜਿਸ ਜ਼ਾਲਮ ਨੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਿਚ ਭੂਮਿਕਾ ਨਿਭਾਈ ਸੀ, ਉਸ ਨੂੰ ਚੁਣ-ਚੁਣ ਕੇ ਮਾਰਿਆ ਗਿਆ। ਜ਼ੁਲਮ ਦੇ ਇਸ ਯੁੱਧ ਵਿਚ ਨਿਸ਼ਾਨਾ ਜ਼ਾਲਮ ਨੂੰ ਸੋਧਣ ਦਾ ਸੀ, ਹਿੰਦੂ-ਮੁਸਲਮਾਨ ਦਾ ਨਹੀਂ ਸੀ। ਇਸ ਲਈ ਵਜ਼ੀਰ ਖ਼ਾਨ ਅਤੇ ਸੁੱਚਾ ਨੰਦ ਨੂੰ ਇਕੋ ਜਿਹੇ ਦਿਨ ਦੇਖਣ ਲਈ ਮਜ਼ਬੂਰ ਹੋਣਾ ਪਿਆ ਸੀ। ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ 'ਤੇ ਜਿੱਤ ਪ੍ਰਾਪਤ ਕਰਨ ਉਪਰੰਤ ਇਸ ਨਗਰ ਅਤੇ ਜ਼ੁਲਮ ਕਰਨ ਵਾਲਿਆਂ ਦਾ ਹਾਲ ਬਿਆਨ ਕਰਦਾ ਹੋਇਆ ਮੁਹੰਮਦ ਕਾਸਿਮ ਆਪਣੀ ਰਚਨਾ *ਇਬਰਤਨਾਮਾ* ਵਿਚ ਲਿਖਦਾ ਹੈ ਕਿ, “ਖਾਸ ਕਰ ਕੇ ਵਜ਼ੀਰ ਖ਼ਾਨ ਦੇ ਪੇਸ਼ਕਾਰ ਸੁੱਚਾ ਨੰਦ ਦੀ ਹਵੇਲੀ ਅਤੇ ਮਾਲ

ਦੌਲਤ ਜਿਵੇਂ ਇਸੇ ਦਿਨ ਲਈ ਹੀ ਬਣੇ ਅਤੇ ਜਮਾਂ ਕੀਤੇ ਹੋਏ ਸਨ ਕਿ ਸੁਰਗਾਂ ਵਰਗੇ ਮਹੱਲ ਕਾਵਾਂ ਦੇ ਅੱਡੇ ਬਣਨ। ਧੰਨ ਹੈ ਉਹ ਰੱਬ ਕਿ ਜਿਸ ਸੱਚੇ ਅਦਾਲਤੀ ਦੀ ਦਰਗਾਹ ਵਿਚੋਂ ਬਲ ਲੈ ਕੇ ਨਿਰਬਲ ਕੀੜੀ ਮਨੁੱਖਾਂ ਦੇ ਦੋਖੀ ਸੱਪ ਨੂੰ ਇਕ ਨਿੱਕਾ ਜਿਹਾ ਕਮਜ਼ੋਰ ਮੱਛਰ ਖੁੰਖਾਰ ਹਾਥੀ ਨੂੰ ਮਾਰ ਦੇਣ ਦਾ ਕਾਰਣ ਬਣ ਜਾਂਦੇ ਹਨ। ਮੈਂ ਆਲੇ ਦੁਆਲੇ ਦੇ ਭਰੋਸੇ ਯੋਗ ਲੋਕਾਂ ਤੋਂ ਸੁਣਿਆ ਹੈ ਕਿ ਸ਼ਹੀਦ (ਨਵਾਬ ਵਜ਼ੀਰ) ਖ਼ਾਨ ਦੀ ਹਕੂਮਤ ਦੇ ਦਿਨੀਂ ਕਿਹੜਾ ਜ਼ੁਲਮ ਸੀ ਜੋ ਇਸ ਅਨਿਆਈਂ (ਸੁੱਚਾ ਨੰਦ) ਨੇ ਗਰੀਬਾਂ ਉਤੇ ਨਾ ਕੀਤਾ ਹੋਵੇ ਅਤੇ ਫਸਾਦ ਦਾ ਕਿਹੜਾ ਬੀਜ ਸੀ ਜੋ ਇਸ ਨੇ ਆਪਣੇ ਲਈ ਨਾ ਬੀਜਿਆ ਹੋਵੇ ਕਿ ਜਿਸ ਦਾ ਫਲ ਇਸ ਨੂੰ ਪ੍ਰਾਪਤ ਹੋਇਆ।”

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਜ਼ੁਲਮ ਖਿਲਾਫ ਲੜਨ ਵਾਲਿਆਂ ਦੇ ਮਨਾਂ ਵਿਚ ਇਕ ਨਵੀਂ ਰੂਹ ਫੂਕ ਦਿਤੀ ਸੀ। ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਦੇ ਚਾਰ ਸਾਲਾ ਪੁੱਤਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਸ਼ਹਾਦਤਾਂ ਨੇ ਜ਼ੁਲਮ ਵਿਰੁੱਧ ਜੂਝਣ ਵਾਲੇ ਸਿੰਘਾਂ ਅਤੇ ਸਿੰਘਣੀਆਂ ਦੇ ਮਨ ਵਿਚ ਧਰਮ ਪ੍ਰਤੀ ਦ੍ਰਿੜ੍ਹਤਾ ਪੈਦਾ ਕਰ ਦਿੱਤੀ ਸੀ ਜਿਸ ਦੇ ਸਿੱਟੇ ਵਜੋਂ ਉਹ ਅਠਾਰ੍ਹਵੀਂ ਸਦੀ ਦੇ ਜ਼ੁਲਮ ਦੀ ਹਨੇਰੀ ਦਾ ਟਾਕਰਾ ਕਰਨ ਦੇ ਸਮਰੱਥ ਹੋ ਸਕੇ ਸਨ। ਇਸੇ ਦੌਰ ਵਿਚ ਸਿੱਖ ਬੀਬੀਆਂ ਉਹਨਾਂ ਦੇ ਛੋਟੇ-ਛੋਟੇ ਦੁੱਧ ਚੁੰਘਦੇ ਬੱਚਿਆਂ ਨੂੰ ਵੀ ਜ਼ੁਲਮ ਦਾ ਸ਼ਿਕਾਰ ਹੋਣਾ ਪਿਆ ਸੀ। ਬੱਚਿਆਂ ਨੂੰ ਮਾਵਾਂ ਦੇ ਸਾਹਮਣੇ ਹੀ ਸ਼ਹੀਦ ਕਰ ਦਿੱਤਾ ਜਾਂਦਾ ਸੀ ਅਤੇ ਜੇਲ੍ਹਾਂ ਵਿਚ ਉਹਨਾਂ ਤੋਂ ਸਖ਼ਤੀ ਨਾਲ ਕੰਮ ਲਿਆ ਜਾਂਦਾ ਸੀ ਪਰ ਉਹ ਪੂਰਨ ਦ੍ਰਿੜ੍ਹਤਾ ਨਾਲ ਹਰ ਜ਼ੁਲਮ ਨੂੰ ਸਹਿਨ ਕਰਦੀਆਂ ਰਹੀਆਂ ਅਤੇ ਆਪਣਾ ਧਰਮ ਪਰਿਵਰਤ ਨਹੀਂ ਕੀਤਾ। ਉਹਨਾਂ ਨੂੰ ਇਹ ਧਾਰਮਿਕ ਪ੍ਰੇਰਨਾ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰਾਪਤ ਹੋ ਰਹੀ ਸੀ ਜਿਨ੍ਹਾਂ ਨੇ ਧਰਮ ਪਰਿਵਰਤ ਕਰਨ ਦੀ ਬਜਾਏ ਸ਼ਹੀਦ ਹੋਣਾ ਪ੍ਰਵਾਨ ਕਰ ਲਿਆ ਸੀ।

ਇਸ ਤਰ੍ਹਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਕਈ ਨਵੇਂ ਕੀਰਤੀਮਾਨ ਸਥਾਪਿਤ ਕਰ ਦਿੱਤੇ ਸਨ। ਉਹਨਾਂ ਨੇ ਪਹਿਲਾ ਮਰਣ ਕਬੂਲੀ ਦੀ ਆਵਾਜ਼ ਬੁਲੰਦ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਇਕਸੁਰਤਾ ਕਾਇਮ ਕੀਤੀ ਸੀ। ਜਬਰੀ ਧਰਮ ਪਰਿਵਰਤਨ ਦੇ ਵਿਰੋਧ ਵਿਚ ਦਾਦੇ ਗੁਰੂ ਤੇਗ਼ ਬਹਾਦਰ ਦੁਆਰਾ ਆਪਣੀਆਂ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਸੀ। ਪਿਤਾ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਜਬਰ 'ਤੇ ਜ਼ੁਲਮ ਖਿਲਾਫ ਪੈਦਾ ਕੀਤੀ ਲਲਕਾਰ ਦੇ ਪਦ-ਚਿੰਨ੍ਹਾਂ ਤੇ ਚਲਦੇ ਹੋਏ ਸਾਹਿਬਜ਼ਾਦਿਆਂ ਨੇ ਨਵੀਂ ਤੇ ਪੁਰਾਣੀ ਪੀੜ੍ਹੀ ਦਾ ਵਿਰੋਧਾਤਮਿਕ ਫ਼ਾਸਲਾ ਖ਼ਤਮ

ਕਰ ਦਿੱਤਾ ਸੀ। ਸ਼ਹਾਦਤਾਂ ਨੇ ਸਾਹਿਬਜ਼ਾਦਿਆਂ ਅੰਦਰ ਲੁਕੇ ਹੋਏ ਪ੍ਰਭੂ-ਬੰਦਗੀ, ਧਰਮ-ਪ੍ਰੇਮ, ਜੁਝਾਰੂ ਜਰਨੈਲ, ਸਿਦਕੀ-ਸਿੰਘ, ਅਣਖੀ ਯੋਧੇ ਆਦਿ ਗੁਣਾਂ ਨੂੰ ਉਜਾਗਰ ਕੀਤਾ ਜੋ ਕਿ ਗੁਰੂ ਪਰੰਪਰਾ ਦੀਆਂ ਕਥਾਵਾਂ ਸੁਣਾ-ਸੁਣਾ ਕੇ ਦਾਦੀ ਮਾਤਾ ਗੁਜਰੀ ਜੀ ਨੇ ਸੰਚਾਰਿਤ ਕੀਤੇ ਸਨ। ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸ਼ਖਸੀਅਤ ਜਿੱਥੇ ਨੌਜਵਾਨ ਪੀੜ੍ਹੀ ਨੂੰ ਧਰਮ ਪ੍ਰਤੀ ਦ੍ਰਿੜ੍ਹਤਾ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕਰਦੀ ਹੈ, ਉੱਥੇ ਜਬਰ ਅਤੇ ਜ਼ੁਲਮ ਖਿਲਾਫ ਡੱਟ ਕੇ ਖੜੇ ਹੋਣ ਲਈ ਚਾਨਣ ਮੁਨਾਰੇ ਦਾ ਕਾਰਜ ਵੀ ਕਰਦੀ ਹੈ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਕੌਮ ਦੀਆਂ ਨੀਹਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਦਾ ਕਾਰਜ ਕੀਤਾ ਜਿਸ ਦਾ ਪ੍ਰਗਟਾਵਾ ਕਰਦੇ ਹੋਏ ਮੈਥਿਲੀ ਸ਼ਰਨ ਗੁਪਤ ਕਹਿੰਦਾ ਹੈ:

ਜਿਸ ਕੁਲ ਜਾਤਿ ਦੇਸ਼ ਕੇ ਬੱਚੇ ਦੇ ਸਕਤੇ ਹੈਂ ਯੋਂ ਬਲਿਦਾਨ,
ਉਸ ਕਾ ਵਰਤਮਾਨ ਕੁਛ ਭੀ ਹੋ ਪਰ ਭਵਿਸ਼ਯ ਹੈ ਮਹਾ ਮਹਾਨ।

ਗੁਰੂਕੁਲ, ਪੰਨਾ 205

ਬਸ ਏਕ ਹਿੰਦ ਮੇਂ ਤੀਰਥ ਹੈ ਯਾਤਰਾ ਕੇ ਲੀਯੇ।
ਕਟਾਏ ਬਾਪ ਨੇ ਬੱਚੇ ਜਹਾਂ ਖੁਦਾ ਕੇ ਲੀਯੇ।

(ਗੰਜ-ਇ-ਸ਼ਹੀਦਾਂ)

ਜੁਝਾਰ ਸਿੰਘ ਅਜੀਤ ਸਿੰਘ, ਜੁਧ ਕਰਿ ਜੁਝੇ ਚਮਕੌਰ।
ਸੀਰੰਦ ਬਿਖੇ ਜ਼ੋਰਾਵਰ ਸਿੰਘ, ਫਤਹਿ ਸਿੰਘ ਕੀ ਠੌਰ।

(ਕਥਾ ਗੁਰੂ ਜੀ ਕੇ ਸੁਤਨ ਕੀ)

ਆਉ ਅਣਖਾਂ ਵਾਲਿਓ, ਗਾਥਾ ਲਈਏ ਗਾ।
ਜੋ ਸਦਾ ਸੁਰਜੀਤ ਨੇ, ਦਈਏ ਸੀਸ ਝੁਕਾ।

(ਗੁਰਦੇਵ ਸਿੰਘ ਸ਼ਾਂਤ)

ਪੀਤੀ ਰੱਤ ਜਿਸ ਨੇ ਦਾਦੀ ਪੋਤਿਆਂ ਦੀ,
ਢਹਿ ਢੇਰੀ ਸੀ ਉਹ ਸਰਹੰਦ ਹੋ ਗਈ।
ਜਿਥੇ ਚਿਣੇ ਸੀ ਗੁਰੂ ਦੇ ਲਾਲ ਦੋਵੇਂ,
ਪੂਜਣ ਯੋਗ ਅੱਜ ਉਹੋ ਕੰਧ ਹੋ ਗਈ।

(ਲਵਜੋਤ ਸਿੰਘ)

ਹਮ ਜਾਨ ਦੇ ਕੇ ਔਰੋਂ ਕੀ ਜਾਨੇਂ ਬਚਾ ਚਲੇ।
ਸਿੱਖੀ ਕੀ ਨੀਵ ਹਮ ਹੈ ਸਰੋਂ ਪਰ ਉਠਾ ਚਲੇ।
ਗੁਰਿਆਈ ਕਾ ਹੈ ਕਿੱਸਾ ਜਹਾਂ ਮੇਂ ਬਨਾ ਚਲੇ।
ਸਿੰਘੋਂ ਕੀ ਸਲਤਨਤ ਕਾ ਹੈ ਪੌਦਾ ਲਗਾ ਚਲੇ।

(ਸ਼ਹੀਦਾਨਿ ਵਫਾ)



ਸਾਹਿਬਜ਼ਾਦਾ ਅਜੀਤ ਸਿੰਘ ਜੀ ਚਮਕੌਰ ਦੇ ਯੁੱਧ ਵਿਚ
ਮੁਗਲ ਫੌਜਾਂ ਦਾ ਮੁਕਾਬਲਾ ਕਰਦੇ ਹੋਏ



ਸਾਹਿਬਜ਼ਾਦਾ ਜੁਝਾਰ ਸਿੰਘ ਜੀ ਚਮਕੌਰ ਦੇ ਯੁੱਧ ਵਿਚ
ਸੂਰਬੀਰਤਾ ਦੇ ਜੌਹਰ ਦਿਖਾਉਂਦੇ ਹੋਏ